

ਬਿਵਸਥਾ ਸਾਰ

ਮੂਸਾ ਇਸਰਾਏਲ ਦੇ ਲੋਕਾਂ ਨਾਲ ਗੱਲ ਕਰਦਾ ਹੈ

1 ਇਹ ਉਹ ਸੰਦੇਸ਼ ਹੈ ਜਿਹੜਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤਾ। ਉਸ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਯਰਦਨ ਦੀ ਵਾਦੀ ਵਿੱਚ ਮਾਰੂਥਲ ਅੰਦਰ ਸਨ ਜੋ ਕਿ ਯਰਦਨ ਨਦੀ ਦੇ ਪੂਰਬ ਵੱਲ ਹੈ। ਇਹ ਜਗ੍ਹਾ ਸੂਫ਼ ਦੇ ਦੂਸਰੇ ਪਾਸੇ, ਪਾਰਾਨ ਪਰਬਤ, ਤੇਫ਼ਲ, ਲਾਬਾਨ ਹਮੇਰੇਬ ਅਤੇ ਦੀਜ਼ਾਰਾਬ ਦੇ ਵਿੱਚਕਾਰ ਸੀ।

2 ਹੋਰੇਬ ਪਰਬਤ ਤੋਂ ਸੇਈਰ ਪਰਬਤਾਂ ਰਾਹੀਂ ਕਾਦੇਸ਼ ਬਰਨੇਆ ਦਾ ਸਫ਼ਰ ਸਿਰਫ਼ 11 ਦਿਨਾਂ ਦਾ ਹੈ। **3** ਇੱਥੇ ਪਹੁੰਚਣ ਨੂੰ ਇਸਰਾਏਲ ਦੇ ਲੋਕਾਂ ਨੂੰ ਮਿਸਰ ਨੂੰ ਛੱਡਣ ਤੋਂ ਬਾਦ 40 ਸਾਲ ਲੱਗੇ। 40ਵੇਂ ਸਾਲ ਦੇ 11ਵੇਂ ਮਹੀਨੇ ਦੇ ਪਹਿਲੇ ਦਿਨ ਨੂੰ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ ਅਤੇ ਉਹ ਸਾਰੀਆਂ ਗੱਲਾਂ ਆਖੀਆਂ ਜਿਨ੍ਹਾਂ ਦਾ ਯਰੋਵਾਹ ਨੇ ਉਸ ਨੂੰ ਆਖਣ ਦਾ ਹੁਕਮ ਦਿੱਤਾ ਸੀ। **4** ਇਹ ਯਰੋਵਾਹ ਦੇ ਸੀਹੇਨ ਅਤੇ ਓਗ ਨੂੰ ਹਰਾਉਣ ਤੋਂ ਬਾਦ ਵਾਪਰਿਆ। (ਸੀਹੇਨ ਅਮੋਰੀਆਂ ਦਾ ਰਾਜਾ ਸੀ, ਜੋ ਕਿ ਹਸ਼ਬੇਨ ਵਿੱਚ ਹਕੂਮਤ ਕਰਦਾ ਸੀ। ਓਗ ਬਾਸ਼ਾਨ ਦਾ ਰਾਜਾ ਸੀ। ਜੋ ਕਿ ਅਸ਼ਤਾਰੋਬ ਅਤੇ ਅਦਰਈ ਵਿੱਚ ਹਕੂਮਤ ਕਰਦਾ ਸੀ।) **5** ਇਸਰਾਏਲ ਦੇ ਲੋਕ ਮੇਆਬ ਦੀ ਧਰਤੀ ਉੱਤੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸਨ, ਅਤੇ ਮੂਸਾ ਨੇ ਉਹ ਗੱਲਾਂ ਸਮਝਾਉਣੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪਰਮੇਸੁਰ ਨੇ ਆਦੇਸ਼ ਦਿੱਤਾ ਸੀ। ਮੂਸਾ ਨੇ ਆਖਿਆ:

6 “ਹੋਰੇਬ ਪਰਬਤ ਵਿਖੇ ਯਰੋਵਾਹ, ਸਾਡੇ ਪਰਮੇਸੁਰ ਨੇ ਸਾਡੇ ਨਾਲ ਗੱਲ ਕੀਤੀ। ਉਸ ਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋ।’ **7** ਉਸ ਪਹਾੜੀ ਪ੍ਰਦੇਸ਼ ਵਿੱਚ ਜਾਓ ਜਿੱਥੇ ਅਮੋਰੀ ਲੋਕ ਰਹਿੰਦੇ ਹਨ। ਉਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ ਉੱਤੇ ਜਾਓ। ਯਰਦਨ ਵਾਦੀ, ਪਹਾੜੀ ਪ੍ਰਦੇਸ਼, ਪੱਛਮੀ ਢਲਾਵਾਂ, ਨਿਜੀਵ ਅਤੇ ਸਮੁੰਦਰੀ ਤੱਟ ਵੱਲ ਜਾਓ। ਕਨਾਨ ਅਤੇ ਲਬਾਨੋਨ ਦੀ ਧਰਤੀ ਤੋਂ ਹੁੰਦੇ ਹੋਏ ਮਹਾਂਨਦੀ ਫ਼ਰਾਤ ਤੀਕ ਜਾਓ। **8** ਦੇਖੋ, ਮੈਂ ਤੁਹਾਨੂੰ ਉਹ ਧਰਤੀ ਦੇ ਰਿਹਾ ਹਾਂ। ਜਾਓ ਅਤੇ ਇਸ ਨੂੰ ਹਾਸਲ ਕਰੋ। ਮੈਂ ਇਹ ਧਰਤੀ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ-ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਇਹ ਧਰਤੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।”

ਮੂਸਾ ਆਗੂਆਂ ਦੀ ਚੋਣ ਕਰਦਾ ਹੈ

9 “ਉਸ ਸਮੇਂ, ਮੈਂ ਤੁਹਾਨੂੰ ਆਖਿਆ ਸੀ ਕਿ ‘ਮੈਂ ਖੁਦ ਤੁਹਾਡੀ ਦੇਖ-ਭਾਲ ਨਹੀਂ ਕਰ ਸਕਿਆ ਸਾਂ।’ **10** ਯਰੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਡੇ ਲੋਕਾਂ ਨੂੰ ਬਹੁਤ ਵਧਾ ਦਿੱਤਾ ਹੈ, ਇਸ ਲਈ ਹੁਣ ਤੁਸੀਂ ਗਿਣਤੀ ਵਿੱਚ ਇੰਨੇ ਹੋ ਜਿੰਨੇ ਕਿ ਅਕਾਸ਼ ਵਿੱਚ ਤਾਰੇ ਹਨ। **11** ਯਰੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸੁਰ ਤੁਹਾਨੂੰ ਹੁਣ ਨਾਲੋਂ

1,000 ਗੁਣਾ ਹੋਰ ਵਧਾ ਦੇਵੇ ਅਤੇ ਉਹ ਤੁਹਾਨੂੰ ਆਪਣੇ ਇਕਰਾਰ ਅਨੁਸਾਰ ਅਸੀਸ ਦੇਵੇ। **12** ਪਰ ਮੈਂ ਇਕੱਲਿਆਂ ਤੁਹਾਡੀ ਦੇਖ-ਭਾਲ ਨਹੀਂ ਕਰ ਸਕਿਆ ਸਾਂ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ, ਕਸ਼ਟ ਅਤੇ ਦਲੀਲਾਂ ਨਹੀਂ ਸੁਲਝਾ ਸਕਦਾ ਸਾਂ। **13** ਇਸ ਲਈ ਮੈਂ ਤੁਹਾਨੂੰ ਆਖਿਆ ਸੀ: ਹਰੇਕ ਘਰਾਣੇ ਵਿੱਚੋਂ ਕੁਝ ਬੰਦੇ ਚੁਣ ਲਵੋ, ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਬਣਾ ਦਿਆਂਗਾ। ਉਨ੍ਹਾਂ ਸਿਆਣੇ ਬੰਦਿਆਂ ਦੀ ਚੋਣ ਕਰੋ ਜਿਨ੍ਹਾਂ ਕੋਲ ਸਮਝ ਅਤੇ ਅਨੁਭਵ ਹੈ।’

14 “ਅਤੇ ਤੁਸੀਂ ਆਖਿਆ ਸੀ, ‘ਇਹ ਗੱਲ ਕਰਨੀ ਚੰਗੀ ਹੈ।’

15 “ਇਸ ਲਈ ਮੈਂ ਤੁਹਾਡੇ ਪਰਿਵਾਰ-ਸਮੂਹਾਂ ਵਿੱਚੋਂ ਚੁਣੇ ਹੋਏ ਸਿਆਣੇ ਅਤੇ ਅਨੁਭਵੀ ਲੋਕਾਂ ਨੂੰ ਲਿਆ ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਥਾਪ ਦਿੱਤਾ। ਇਸ ਤਰ੍ਹਾਂ ਨਾਲ ਮੈਂ ਤੁਹਾਨੂੰ 1,000 ਲੋਕਾਂ ਦੇ ਆਗੂ, 100 ਲੋਕਾਂ ਦੇ ਆਗੂ, 50 ਲੋਕਾਂ ਦੇ ਆਗੂ ਅਤੇ 10 ਲੋਕਾਂ ਦੇ ਆਗੂ ਦਿੱਤੇ। ਮੈਂ ਤੁਹਾਨੂੰ ਤੁਹਾਡੇ ਹਰੇਕ ਘਰਾਣੇ ਲਈ ਅਧਿਕਾਰੀ ਦਿੱਤੇ।

16 “ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਆਂ ਕਰਨ ਵੇਲੇ ਨਿਰਪੱਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿੱਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿੱਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪੱਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।’ **17** ਜਦੋਂ ਤੁਸੀਂ ਇਨਸਾਫ਼ ਕਰੋ ਤਾਂ ਇਹ ਨਾ ਸੋਚੋ ਕਿ ਕੋਈ ਇੱਕ ਬੰਦਾ ਕਿਸੇ ਦੂਸਰੇ ਬੰਦੇ ਨਾਲੋਂ ਵਧੇਰੇ ਮਹੱਤਵਪੂਰਨ ਹੈ। ਤੁਹਾਨੂੰ ਹਰ ਬੰਦੇ ਨਾਲ ਇੱਕੋ ਜਿਹਾ ਇਨਸਾਫ਼ ਕਰਨਾ ਚਾਹੀਦਾ ਹੈ। ਕਿਸੇ ਕੋਲੋਂ ਵੀ ਨਾ ਡਰੋ, ਕਿਉਂਕਿ ਤੁਹਾਡਾ ਫ਼ੈਸਲਾ ਪਰਮੇਸੁਰ ਵੱਲੋਂ ਹੈ। ਪਰ ਜੇ ਕੋਈ ਮਾਮਲਾ ਤੁਹਾਡੇ ਲਈ ਇਨਸਾਫ਼ ਕਰਨ ਵਿੱਚ ਮੁਸ਼ਕਿਲ ਹੈ, ਤਾਂ ਉਸ ਨੂੰ ਮੇਰੇ ਕੋਲ ਲਿਆਵੋ ਅਤੇ ਮੈਂ ਇਸ ਦਾ ਇਨਸਾਫ਼ ਕਰਾਂਗਾ।’ **18** ਉਸੇ ਵੇਲੇ, ਮੈਂ ਤੁਹਾਨੂੰ ਉਹ ਸਭ ਕਾਮੇ ਦਾ ਹੁਕਮ ਦਿੱਤਾ ਸੀ ਜੋ ਤੁਹਾਨੂੰ ਕਰਨਾ ਚਾਹੀਦਾ ਹੈ।

ਜਾਮੂਸ ਕਨਾਨ ਵੱਲ ਜਾਂਦੇ ਹਨ

19 “ਫ਼ੇਰ ਅਸਾਂ ਆਪਣੇ ਯਰੋਵਾਹ, ਆਪਣੇ ਪਰਮੇਸੁਰ ਦੀ ਆਗਿਆ ਮੰਨੀ। ਅਸਾਂ ਹੋਰੇਬ ਪਰਬਤ ਨੂੰ ਛੱਡ ਦਿੱਤਾ ਅਤੇ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵੱਲ ਚਲੇ ਗਏ। ਅਸੀਂ ਉਸ ਵੱਡੇ ਅਤੇ ਭਿਆਨਕ ਮਾਰੂਥਲ ਵਿੱਚੋਂ ਲੰਘੇ ਜਿਸ ਨੂੰ ਤੁਸੀਂ ਦੇਖਿਆ। ਅਸੀਂ ਕਾਦੇਸ਼ ਬਰਨੇਆ ਆ ਗਏ। **20** ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੋ। ਯਰੋਵਾਹ ਸਾਡਾ ਪਰਮੇਸੁਰ ਸਾਨੂੰ ਇਹ ਧਰਤੀ ਦੇ ਦੇਵੇਗਾ।’ **21** ਵੇਖੋ! ਯਰੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਧਰਤੀ ਦੇ ਰਿਹਾ ਹੈ! ਜਾਓ ਅਤੇ ਇਸ ਧਰਤੀ ਨੂੰ ਆਪਣੇ ਲਈ ਹਾਸਲ ਕਰ ਲਵੋ! ਯਰੋਵਾਹ, ਤੁਹਾਡੇ

ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਕਰਨ ਲਈ ਆਖਿਆ ਹੈ। ਡਰੋ ਨਹੀਂ, ਅਤੇ ਕਿਸੇ ਗੱਲ ਦੀ ਚਿੰਤਾ ਨਾ ਕਰੋ।

22“ਪਰ ਤੁਸੀਂ ਸਾਰੇ ਮੇਰੇ ਕੋਲ ਆਏ ਅਤੇ ਆਖਿਆ, ‘ਆਓ, ਆਪਾਂ ਕੁਝ ਲੋਕਾਂ ਨੂੰ ਧਰਤੀ ਦੇਖਣ ਲਈ ਭੇਜੀਏ। ਤਾਂ ਉਹ ਵਾਪਸ ਆ ਕੇ ਸਾਨੂੰ ਦੱਸ ਸਕਣਗੇ, ਸਾਨੂੰ ਕਿਸ ਰਸਤੇ ਜਾਣਾ ਚਾਹੀਦਾ ਅਤੇ ਉਨ੍ਹਾਂ ਨਗਰਾਂ ਬਾਰੇ ਜਿੱਥੇ ਆਪਾਂ ਜਾਣਾ ਹੈ।’

23“ਮੈਂ ਸੋਚਿਆ ਕਿ ਇਹ ਚੰਗਾ ਵਿਚਾਰ ਸੀ। ਇਸ ਲਈ ਮੈਂ ਤੁਹਾਡੇ ਵਿੱਚੋਂ ਬਹੁਤ ਬੰਦੇ ਚੁਣੇ, ਹਰੇਕ ਘਰਾਣੇ ਵਿੱਚੋਂ ਇੱਕ ਬੰਦਾ।

24ਫ਼ੇਰ ਉਹ ਬੰਦੇ ਚਲੇ ਗਏ ਅਤੇ ਪਹਾੜੀ ਦੇਸ ਨੂੰ ਗਏ। ਉਹ ਅਸਕੇਲ ਦੀ ਵਾਦੀ ਨੂੰ ਆਏ ਅਤੇ ਇਸ ਦੀ ਛਾਣ-ਬੀਣ ਕੀਤੀ।

25ਉਨ੍ਹਾਂ ਨੇ ਉਸ ਧਰਤੀ ਤੋਂ ਕੁਝ ਫ਼ਲ ਇਕੱਠੇ ਕੀਤੇ ਅਤੇ ਸਾਡੇ ਕੋਲ ਵਾਪਸ ਲੈ ਕੇ ਆ ਗਏ। ਉਨ੍ਹਾਂ ਨੇ ਸਾਨੂੰ ਉਸ ਧਰਤੀ ਬਾਰੇ ਦੱਸਿਆ। ਉਨ੍ਹਾਂ ਨੇ ਆਖਿਆ, ‘ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਚੰਗੀ ਧਰਤੀ ਦੇ ਰਿਹਾ ਹੈ।’

26“ਪਰ ਤੁਸੀਂ ਉਸ ਧਰਤੀ ਵੱਲ ਜਾਣ ਤੋਂ ਇਨਕਾਰ ਕਰ ਦਿੱਤਾ। ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੀ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।

27ਤੁਸੀਂ ਆਪਣੇ ਤੰਬੂਆਂ ਅੰਦਰ ਚਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੇਰੀ ਲੋਕ ਸਾਨੂੰ ਤਬਾਹ ਕਰ ਸਕਣ।’

28ਹੁਣ ਅਸੀਂ ਕਿੱਥੇ ਜਾ ਸਕਦੇ ਹਾਂ? ਸਾਡੇ ਰਿਸ਼ਤੇਦਾਰਾਂ (ਜਾਸੂਸਾਂ) ਨੇ ਸਾਨੂੰ ਇਹ ਆਖ ਕੇ ਭੈਭੀਤ ਕਰ ਦਿੱਤਾ: “ਉਥੋਂ ਦੇ ਲੋਕ ਸਾਡੇ ਨਾਲੋਂ ਵਡੇਰੇ ਅਤੇ ਲੰਮੇਰੇ ਹਨ! ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਜਿੰਨੀਆਂ ਉੱਚੀਆਂ ਹਨ ਅਤੇ ਅਸੀਂ ਉਥੇ ਦੌੜ ਵੀ ਦੇਖੇ ਹਨ।”

29“ਇਸ ਲਈ ਮੈਂ ਤੁਹਾਨੂੰ ਆਖਿਆ ਸੀ, ‘ਘਬਰਾਉ ਨਾ! ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੋ।’

30ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲ ਕਰੇਗਾ ਜਿਵੇਂ ਉਸ ਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅੱਖਾਂ ਸਾਹਮਣੇ ਕੀਤੀਆਂ ਸਨ।

31ਤੁਸੀਂ ਮਾਰੂਥਲ ਵਿੱਚ ਵੇਖਿਆ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਇੰਝ ਚੁੱਕਿਆ ਜਿਵੇਂ ਕੋਈ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਅਤੇ ਤੁਹਾਨੂੰ ਇੱਥੇ ਸੁਰੱਖਿਆ ਨਾਲ ਲਿਆਂਦਾ।’

32“ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ ਵਿੱਚ ਭਰੋਸਾ ਨਹੀਂ ਕੀਤਾ।

33ਜਿੱਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ੍ਹਾ ਲੱਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਹ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ।

34“ਜੇ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ, ‘

35ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸ ਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।

36ਸਿਰਫ਼ ਯਫ਼ਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ

ਚੱਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸ ਨੂੰ ਕਰਨ ਲਈ ਕਿਹਾ ਸੀ।’

37“ਯਹੋਵਾਹ ਤੁਹਾਡੇ ਕਾਰਣ ਮੇਰੇ ਨਾਲ ਵੀ ਗੁੱਸੇ ਸੀ। ਉਸ ਨੇ ਮੈਨੂੰ ਆਖਿਆ, ‘ਮੂਸਾ, ਤੂੰ ਵੀ ਉਸ ਧਰਤੀ ਅੰਦਰ ਦਾਖਲ ਨਹੀਂ ਹੋ ਸਕਦਾ।’

38ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ ਦੀ ਉਸ ਧਰਤੀ ਨੂੰ ਆਪਣਾ ਬਣਾਉਣ ਵਿੱਚ ਅਗਵਾਈ ਕਰੇਗਾ।

39ਤੁਸੀਂ ਆਖਿਆ ਸੀ ਕਿ ਤੁਹਾਡੇ ਨਿਆਇਆਂ ਨੂੰ ਦੁਸ਼ਮਣ ਲੈ ਜਾਣਗੇ ਪਰ ਉਹ ਬੱਚੇ ਉਸ ਧਰਤੀ ਵਿੱਚ ਦਾਖਲ ਹੋਣਗੇ। ਮੈਂ ਤੁਹਾਡੀਆਂ ਭੁੱਲਾਂ ਦਾ ਇਲਜ਼ਾਮ ਤੁਹਾਡੇ ਬੱਚਿਆਂ ਉੱਤੇ ਨਹੀਂ ਲਾਉਂਦਾ, ਕਿਉਂ ਜੋ ਉਹ ਹਾਲੇ ਕੀ ਸਹੀ ਹੈ ਅਤੇ ਕੀ ਗਲਤ ਹੈ ਉਸ ਤੋਂ ਅਣਜਾਣ ਹੈ। ਇਸ ਲਈ ਮੈਂ ਇਹ ਧਰਤੀ ਉਨ੍ਹਾਂ ਨੂੰ ਦੇਵਾਂਗਾ ਅਤੇ ਉਹ ਇਸ ਧਰਤੀ ਨੂੰ ਆਪਣੀ ਖੁਦ ਦੀ ਬਣਾ ਲੈਣਗੇ।

40ਪਰ ਤੁਸੀਂ, ਤੁਹਾਨੂੰ ਵਾਪਸ ਪਰਤਣਾ ਪਵੇਗਾ ਅਤੇ ਉਸ ਮਾਰੂਥਲ ਵੱਲ ਜਾਣਾ ਪਵੇਗਾ ਜਿਹੜਾ ਲਾਲ ਸਾਗਰ ਵੱਲ ਜਾਂਦੇ ਰਸਤੇ ਉੱਤੇ ਹੈ।’

41“ਫ਼ੇਰ ਤੁਸੀਂ ਆਖਿਆ, ‘ਮੂਸਾ, ਅਸੀਂ ਯਹੋਵਾਹ ਦੇ ਖਿਲਾਫ਼ ਗੁਨਾਹ ਕੀਤਾ ਹੈ। ਪਰ ਹੁਣ ਅਸੀਂ ਜਾਵਾਂਗੇ ਅਤੇ ਲੜਾਂਗੇ ਜਿਹਾ ਕਿ ਯਹੋਵਾਹ, ਸਾਡੇ ਪਰਮੇਸ਼ੁਰ ਨੇ ਪਹਿਲਾਂ ਆਦੇਸ਼ ਦਿੱਤਾ ਹੈ।’

“ਫ਼ੇਰ ਤੁਹਾਡੇ ਵਿੱਚੋਂ ਹਰੇਕ ਨੇ ਰਖਿਆਰ ਪਹਿਨ ਲਏ। ਤੁਸੀਂ ਸੋਚਿਆ ਸੀ ਕਿ ਪਹਾੜੀ ਪ੍ਰਦੇਸ਼ ਵੱਲ ਜਾਣਾ ਅਤੇ ਉਸ ਨੂੰ ਹਾਸਲ ਕਰਨਾ ਸੌਖਾ ਹੋਵੇਗਾ।

42ਪਰ ਯਹੋਵਾਹ ਨੇ ਮੈਨੂੰ ਆਖਿਆ, ‘ਲੋਕਾਂ ਨੂੰ ਆਖ ਕਿ ਉਹ ਉੱਪਰ ਵੱਲ ਨਾ ਜਾਣ ਅਤੇ ਲੜਾਈ ਨਾ ਕਰਨ। ਕਿਉਂਕਿ ਮੈਂ ਉਨ੍ਹਾਂ ਦੇ ਅੰਗ-ਸੰਗ ਨਹੀਂ ਹੋਵਾਂਗਾ ਅਤੇ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣਗੇ!’

43“ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਯਹੋਵਾਹ ਦੇ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੁਸੀਂ ਸੋਚਿਆ ਕਿ ਤੁਸੀਂ ਆਪਣੀ ਤਾਕਤ ਦੀ ਵਰਤੋਂ ਕਰ ਸਕੋਗੇ। ਇਸ ਲਈ ਤੁਸੀਂ ਪਹਾੜੀ ਪ੍ਰਦੇਸ਼ ਵੱਲ ਉਤਾਰ ਨੂੰ ਚਲੇ ਗਏ।

44ਪਰ ਉਥੇ ਰਹਿਣ ਵਾਲੇ ਅਮੇਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ।

45ਫ਼ੇਰ ਤੁਸੀਂ ਵਾਪਸ ਆ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ।

46ਇਸ ਲਈ ਤੁਸੀਂ ਲੰਮਾ ਸਮਾਂ ਕਾਰੇਸ਼ ਵਿਖੇ ਟਿਕੇ ਰਹੇ।

ਇਸਰਾਏਲ ਮਾਰੂਥਲ ਵਿੱਚ ਭਟਕਦਾ ਹੈ

2¹“ਫ਼ੇਰ, ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ, ਅਸੀਂ ਲਾਲ ਸਾਗਰ ਦੇ ਰਾਹ ਉੱਤੇ ਉਸ ਮਾਰੂਥਲ ਨੂੰ ਗਏ। ਅਸੀਂ ਸੇਈਰ ਪਰਬਤ ਘੁੰਮਣ ਲਈ ਕਈ ਦਿਨਾਂ ਤੱਕ ਸਫ਼ਰ ਕੀਤਾ।

2ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘**3**ਤੁਸੀਂ ਇਨ੍ਹਾਂ ਪਰਬਤਾਂ ਦੇ ਆਲੇ-ਦੁਆਲੇ ਕਾਫ਼ੀ ਚਿਰ ਸਫ਼ਰ ਕਰ ਚੁੱਕੇ ਹੋ। ਹੁਣ ਉੱਤਰ ਵੱਲ ਮੁੜੋ।’

4ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਤੁਸੀਂ ਸੇਈਰ ਦੀ ਧਰਤੀ ਵਿੱਚੋਂ ਹੋ ਕੇ ਲੰਘੋਗੇ। ਇਹ ਧਰਤੀ ਤੁਹਾਡੇ ਰਿਸ਼ਤੇਦਾਰਾਂ ਦੀ ਹੈ, ਏਸਾਓ ਦੇ ਵਾਰਸਾਂ ਦੀ ਹੈ। ਉਹ ਤੁਹਾਡੇ ਕੋਲੋਂ ਭੈਭੀਤ ਹੋਣਗੇ। ਬਹੁਤ ਹੁਸ਼ਿਆਰ ਰਹਿਣਾ।

5ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ-ਇੱਕ ਫੁੱਟ

ਬਿਵਸਥਾ ਸਾਰ

ਲੋਕਾਂ ਨੂੰ ਕਨਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ

34“ਜੇ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ, ‘

35ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸ ਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।

36ਸਿਰਫ਼ ਯਫ਼ਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ

ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸ ਦੇ ਵਾਸਤੇ ਦਿੱਤਾ ਸੀ। **6** ਤੁਹਾਨੂੰ ਏਸਾਓ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਭੋਜਨ ਅਤੇ ਪਾਣੀ ਲਈ, ਪੈਸੇ ਦੇਣੇ ਪੈਣਗੇ। **7** ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦਿੱਤੀ ਹੈ। ਉਹ ਇਸ ਮਹਾਨ ਮਾਰੂਥਲ ਵਿੱਚ ਕੀਤੇ ਤੁਹਾਡੇ ਸਫ਼ਰ ਬਾਰੇ ਜਾਣਦਾ ਹੈ। ਯਹੋਵਾਹ, ਤੁਹਾਡਾ ਪਰਮੇਸ਼ੁਰ ਇਨ੍ਹਾਂ 40 ਵਰ੍ਹਿਆਂ ਦੌਰਾਨ ਹਮੇਸ਼ਾ ਤੁਹਾਡੇ ਅੰਗ-ਸੰਗ ਰਿਹਾ ਹੈ। ਤੁਹਾਨੂੰ ਹਮੇਸ਼ਾ ਲੋੜੀਂਦੀ ਸ਼ੈਅ ਮਿਲਦੀ ਰਹੀ ਹੈ।’

8 “ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਵੀ ਹੋ ਕੇ ਲੰਘੇ ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਬ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ।

ਆਰ ਵਿਖੇ ਇਸਰਾਏਲ

9 “ਯਹੋਵਾਹ ਨੇ ਮੈਨੂੰ ਆਖਿਆ, ‘ਮੋਆਬ ਦੇ ਲੋਕਾਂ ਨੂੰ ਪਰੇਸ਼ਾਨ ਨਾ ਕਰਨਾ। ਉਨ੍ਹਾਂ ਦੇ ਵਿਰੁੱਧ ਲੜਾਈ ਨਹੀਂ ਛੇੜਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਕੁਝ ਵੀ ਨਹੀਂ ਦਿਆਂਗਾ। ਉਹ ਲੂਤ ਦੇ ਉੱਤਰਾਧਿਕਾਰੀ ਹਨ ਅਤੇ ਮੈਂ ਉਨ੍ਹਾਂ ਨੂੰ ਆਰ ਦਾ ਸ਼ਹਿਰ ਦਿੱਤਾ ਸੀ।’”

10 (ਅਤੀਤ ਵਿੱਚ, ਏਮੀ ਲੋਕ ਆਰ ਵਿੱਚ ਰਹਿੰਦੇ ਸਨ। ਉਹ ਤਾਕਤਵਰ ਲੋਕ ਸਨ ਅਤੇ ਗਿਣਤੀ ਵਿੱਚ ਬਹੁਤ ਸਨ। ਉਹ ਅਨਾਕੀ ਲੋਕਾਂ ਵਾਂਗ ਕੱਚ ਵਾਲੇ ਸਨ। **11** ਅਨਾਕੀ ਲੋਕ ਰਫ਼ਾਈ ਲੋਕਾਂ ਦਾ ਅੰਗ ਸਨ। ਲੋਕਾਂ ਦਾ ਵਿੱਚਾਰ ਸੀ ਕਿ ਏਮੀ ਲੋਕ ਵੀ ਰਫ਼ਾਈ ਹੀ ਸਨ। ਪਰ ਮੋਆਬ ਦੇ ਲੋਕ ਉਨ੍ਹਾਂ ਨੂੰ ਏਮੀ ਬੁਲਾਉਂਦੇ ਸਨ। **12** ਹੋਰੀ ਲੋਕ ਵੀ ਪਹਿਲਾਂ ਸੇਈਰ ਵਿੱਚ ਰਹਿੰਦੇ ਸਨ ਪਰ ਏਸਾਓ ਦੇ ਲੋਕਾਂ ਨੇ ਉਨ੍ਹਾਂ ਦੀ ਧਰਤੀ ਖੋਹ ਲਈ। ਏਸਾਓ ਦੇ ਲੋਕਾਂ ਨੇ ਹੋਰੀ ਲੋਕਾਂ ਨੂੰ ਤਬਾਹ ਕਰ ਦਿੱਤਾ ਅਤੇ ਉਨ੍ਹਾਂ ਦੀ ਧਰਤੀ ਉੱਤੇ ਵੱਸ ਗਏ। ਇਹ ਉਹੋ ਜਿਹੀ ਗੱਲ ਹੈ ਜਿਹੋ ਜਿਹੀ ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਵਿੱਚ ਰਹਿੰਦੇ ਲੋਕਾਂ ਨਾਲ ਕੀਤੀ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਆਪਣੀ ਬਣਾਉਣ ਲਈ ਦਿੱਤੀ ਸੀ।)

13 “ਹੁਣ, ਜ਼ਾਰਦ ਵਾਦੀ ਦੇ ਦੂਸਰੇ ਪਾਸੇ ਵੱਲ ਜਾਓ’ ਇਸ ਲਈ ਅਸੀਂ ਜ਼ਾਰਦ ਵਾਦੀ ਪਾਰ ਕਰ ਲਈ। **14** ਇਹ ਗੱਲ ਉਸ ਸਮੇਂ ਤੋਂ 38 ਵਰ੍ਹੇ ਮਗਰੋਂ ਦੀ ਹੈ ਜਦੋਂ ਅਸੀਂ ਕਾਦੇਸ਼ ਬਰਨੇਆ ਨੂੰ ਛੱਡ ਕੇ ਜ਼ਾਰਦ ਵਾਦੀ ਨੂੰ ਪਾਰ ਕੀਤਾ ਸੀ। ਸਾਡੇ ਡੇਰੇ ਦੇ ਉਸ ਪੀੜ੍ਹੀ ਦੇ ਸਾਰੇ ਹੀ ਲੜਨ ਵਾਲੇ ਬੰਦੇ ਮਰ ਚੁੱਕੇ ਸਨ। ਯਹੋਵਾਹ ਨੇ ਸੌਂਹ ਚੁੱਕੀ ਸੀ ਕਿ ਇਹ ਗੱਲ ਵਾਪਰੇਗੀ। **15** ਯਹੋਵਾਹ ਉਨ੍ਹਾਂ ਲੋਕਾਂ ਦੇ ਵਿਰੁੱਧ ਸੀ ਜਦੋਂ ਤੀਕ ਕਿ ਉਹ ਸਾਰੇ ਮਰ ਨਹੀਂ ਗਏ ਅਤੇ ਸਾਡੇ ਡੇਰੇ ਵਿੱਚੋਂ ਬਾਹਰ ਨਹੀਂ ਚਲੇ ਗਏ।

16 “ਜਦੋਂ ਲੜਨ ਵਾਲੇ ਸਾਰੇ ਬੰਦੇ ਮਰ-ਮੁੱਕ ਗਏ, **17** ਯਹੋਵਾਹ ਨੇ ਮੈਨੂੰ ਆਖਿਆ, **18** ‘ਅੱਜ ਤੈਨੂੰ ਆਰ ਛੱਡ ਕੇ ਸਰਹੱਦ ਪਾਰ ਕਰਕੇ ਮੋਆਬ ਨੂੰ ਜਾਣਾ ਚਾਹੀਦਾ ਹੈ।’ **19** ਤੁਸੀਂ ਅੰਮੋਨੀ ਲੋਕਾਂ ਦੇ ਨਜ਼ਦੀਕ ਜਾਉਗੇ। ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕਰਨਾ। ਉਨ੍ਹਾਂ ਨਾਲ ਨਹੀਂ ਲੜਨਾ, ਕਿਉਂਕਿ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਨਹੀਂ ਦੇਵਾਂਗਾ। ਕਿਉਂਕਿ ਉਹ ਲੂਤ ਦੇ ਉੱਤਰਾਧਿਕਾਰੀ ਹਨ, ਅਤੇ ਮੈਂ ਉਹ ਧਰਤੀ ਉਨ੍ਹਾਂ ਨੂੰ ਦਿੱਤੀ ਹੋਈ ਹੈ।’”

20 (ਉਸ ਦੇਸ਼ ਦਾ ਨਾਮ ਰਫ਼ਾਈਮ ਦੀ ਧਰਤੀ ਵੀ ਹੈ। ਪਿੱਛਲੇ ਸਮੇਂ ਵਿੱਚ ਰਫ਼ਾਈ ਲੋਕ ਓਥੇ ਰਹਿੰਦੇ ਸਨ। ਅੰਮੋਨ ਦੇ ਲੋਕ ਉਨ੍ਹਾਂ ਨੂੰ

ਜ਼ਮਜ਼ੁਮੀ ਆਖਦੇ ਸਨ। **21** ਓਥੇ ਬਹੁਤ ਸਾਰੇ ਜ਼ਮਜ਼ੁਮੀ ਸਨ ਅਤੇ ਉਹ ਬਹੁਤ ਤਾਕਤਵਰ ਸਨ। ਉਹ ਅਨਾਕੀ ਲੋਕਾਂ ਵਾਂਗ ਲੰਮੇ ਕੱਚ ਦੇ ਸਨ। ਪਰ ਯਹੋਵਾਹ ਨੇ ਅੰਮੋਨੀ ਲੋਕਾਂ ਦੀ ਜ਼ਮਜ਼ੁਮੀ ਲੋਕਾਂ ਨੂੰ ਤਬਾਹ ਕਰਨ ਵਿੱਚ ਸਹਾਇਤਾ ਕੀਤੀ। ਅੰਮੋਨੀ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਹੁਣ ਉਥੇ ਰਹਿੰਦੇ ਹਨ। **22** ਪਰਮੇਸ਼ੁਰ ਨੇ ਇਹੀ ਗੱਲ ਏਸਾਓ ਦੇ ਲੋਕਾਂ ਨਾਲ ਕੀਤੀ ਸੀ। ਪਹਿਲਾਂ ਸੇਈਰ ਵਿੱਚ ਹੋਰੀ ਲੋਕ ਰਹਿੰਦੇ ਸਨ, ਪਰ ਏਸਾਓ ਦੇ ਲੋਕਾਂ ਨੇ ਹੋਰੀਆਂ ਨੂੰ ਤਬਾਹ ਕਰ ਦਿੱਤਾ ਅਤੇ ਉਸ ਦੇ ਉੱਤਰਾਧਿਕਾਰੀ ਹਾਲੇ ਵੀ ਓਥੇ ਰਹਿੰਦੇ ਹਨ। **23** ਪਰਮੇਸ਼ੁਰ ਨੇ ਅੱਢੀਆਂ ਨਾਲ ਵੀ ਇੱਝ ਹੀ ਕੀਤਾ। ਉਹ ਅੱਜਾਹ ਦੇ ਨੇੜੇ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ, ਪਰ ਕੁਝ ਲੋਕ ਕਫ਼ਰੋਤ ਤੋਂ ਆਏ ਅਤੇ ਅੱਢੀਆਂ ਨੂੰ ਤਬਾਹ ਕਰ ਦਿੱਤਾ। ਕਫ਼ਰੋਤ ਦੇ ਉਨ੍ਹਾਂ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਅੱਜ ਦਿਨ ਤੀਕ ਉਥੇ ਰਹਿੰਦੇ ਹਨ।)

ਅੰਮੋਨੀ ਲੋਕਾਂ ਨਾਲ ਜੰਗ ਕਰਨੀ

24 “ਅਰਨੋਨ ਵਾਦੀ ਦੇ ਪਾਰ ਜਾਣ ਲਈ ਤਿਆਰ ਹੋ ਜਾਵੋ। ਵੇਖੋ, ਮੈਂ ਤੁਹਾਨੂੰ ਸੀਹੇਨ ਅੰਮੋਨੀ, ਹਸ਼ਬੋਨ ਦੇ ਰਾਜੇ ਉੱਪਰ ਜਿੱਤ ਦਿਵਾਉਣ ਅਤੇ ਤੁਹਾਨੂੰ ਉਸ ਦੀ ਧਰਤੀ ਦੇਣ ਦਾ ਫ਼ੈਸਲਾ ਕੀਤਾ ਹੈ। ਜਾਉ ਅਤੇ ਇਸ ਨੂੰ ਲੈ ਲਵੋ। ਉਸ ਨੂੰ ਜੰਗ ਵਿੱਚ ਰੁਝਾ ਦੇਵੋ। **25** ਅੱਜ ਮੈਂ ਸਭ ਲੋਕਾਂ ਨੂੰ ਹਰ ਥਾਈਂ ਤੁਹਾਡੇ ਕੋਲੋਂ ਭੈੜੀਤ ਕਰ ਦਿਆਂਗਾ। ਉਹ ਤੁਹਾਡੇ ਬਾਰੇ ਖਬਰਾਂ ਸੁਣਨਗੇ ਅਤੇ ਉਹ ਭੈੜੀਤ ਹੋ ਜਾਣਗੇ ਅਤੇ ਡਰ ਨਾਲ ਕੰਬਣ ਲੱਗ ਪੈਣਗੇ।’

26 “ਜਦੋਂ ਅਸੀਂ ਕਦੇਮੋਥ ਦੇ ਮਾਰੂਥਲ ਵਿੱਚ ਸਾਂ, ਮੈਂ (ਮੁਸਾ) ਨੇ ਹਸ਼ਬੋਨ ਦੇ ਰਾਜੇ ਸੀਹੇਨ ਵੱਲ ਸੰਦੇਸ਼ਵਾਹਕ ਭੇਜੇ ਸਨ ਇਨ੍ਹਾਂ ਸੰਦੇਸ਼ਵਾਹਕਾਂ ਨੇ ਸੀਹੇਨ ਨੂੰ ਅਮਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਖਿਆ, **27** ‘ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਸੜਕ ਉੱਤੇ ਹੀ ਰਹਾਂਗੇ। ਅਸੀਂ ਸੜਕ ਦੇ ਸੱਜੇ ਜਾਂ ਖੱਬੇ ਪਾਸੇ ਨਹੀਂ ਮੁੜਾਂਗੇ। **28** ਜੇ ਵੀ ਕੁਝ ਅਸੀਂ ਖਾਵਾਂਗੇ ਜਾਂ ਪੀਵਾਂਗੇ ਉਸ ਦੀ ਕੀਮਤ ਤੁਹਾਨੂੰ ਚਾਂਦੀ ਦੇ ਸਿੱਕਿਆਂ ਵਿੱਚ ਅਦਾ ਕਰਾਂਗੇ। ਅਸੀਂ ਸਿਰਫ਼ ਤੁਹਾਡੇ ਦੇਸ ਵਿੱਚੋਂ ਲੰਘਣਾ ਚਾਹੁੰਦੇ ਹਾਂ। **29** ਜਦੋਂ ਤੀਕ ਅਸੀਂ ਯਰਦਨ ਨਦੀ ਦੇ ਪਾਰ ਉਸ ਧਰਤੀ ਉੱਤੇ ਨਹੀਂ ਚਲੇ ਜਾਂਦੇ, ਜਿਹੜੀ ਯਹੋਵਾਹ ਸਾਡਾ ਪਰਮੇਸ਼ੁਰ, ਸਾਨੂੰ ਦੇ ਰਿਹਾ ਹੈ, ਸਾਨੂੰ ਆਪਣੀ ਧਰਤੀ ਤੋਂ ਲੰਘ ਲੈਣ ਦਿਉ। ਹੋਰਨਾਂ ਲੋਕਾਂ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦਿੱਤਾ ਹੈ-ਏਸਾਓ ਦੇ ਲੋਕਾਂ ਨੇ ਜਿਹੜੇ ਸੇਈਰ ਵਿੱਚ ਰਹਿੰਦੇ ਹਨ ਅਤੇ ਆਰ ਵਿੱਚ ਰਹਿਣ ਵਾਲੇ ਮੋਆਬੀ ਲੋਕਾਂ ਨੇ।’

30 “ਪਰ ਸੀਹੇਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੱਤਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਬਹੁਤ ਜ਼ਿੰਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।

31 “ਯਹੋਵਾਹ ਨੇ ਮੈਨੂੰ ਆਖਿਆ ਸੀ, ‘ਮੈਂ ਰਾਜੇ ਸੀਹੇਨ ਅਤੇ ਉਸ ਦੇ ਦੇਸ ਨੂੰ ਤੁਹਾਡੇ ਹਵਾਲੇ ਕਰ ਰਿਹਾ ਹਾਂ। ਹੁਣ, ਜਾਉ ਅਤੇ ਉਸ ਦੇ ਦੇਸ ਉੱਤੇ ਕਬਜ਼ਾ ਕਰ ਲਵੋ।’

32 “ਫ਼ੇਰ ਰਾਜਾ ਸੀਹੇਨ ਅਤੇ ਉਸ ਦੇ ਸਾਰੇ ਬੰਦੇ ਯਾਹਸ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ। **33** ਪਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਹਵਾਲੇ ਕਰ ਦਿੱਤਾ। ਅਸੀਂ ਰਾਜੇ ਸੀਹੇਨ, ਉਸ ਦੇ ਪੁੱਤਰਾਂ ਅਤੇ ਉਸ ਦੇ ਸਮੂਹ ਲੋਕਾਂ ਨੂੰ ਹਰਾ ਦਿੱਤਾ। **34** ਅਸੀਂ ਉਨ੍ਹਾਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ

ਰਾਜੇ ਸੀਹੇਨ ਦੇ ਸਨ। ਅਸੀਂ ਉਨ੍ਹਾਂ ਨਗਰਾਂ ਵਿੱਚਲੇ-ਆਦਮੀਆਂ ਔਰਤਾਂ ਅਤੇ ਬੱਚਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਅਸੀਂ ਕਿਸੇ ਨੂੰ ਵੀ ਜਿਉਂਦਿਆਂ ਨਹੀਂ ਛੱਡਿਆ! 35 ਅਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਸਿਰਫ਼ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਹੀ ਆਪਣੇ ਕਬਜ਼ੇ ਵਿੱਚ ਲਿਆ। 36 ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ। 37 ਪਰ ਤੁਸੀਂ ਉਸ ਧਰਤੀ ਦੇ ਨੇੜੇ ਨਹੀਂ ਗਏ ਜਿਹੜੀ ਅੰਮੋਨ ਦੇ ਲੋਕਾਂ ਦੀ ਸੀ। ਤੁਸੀਂ ਯਾਬੋਕ ਨਦੀ ਦੇ ਕੰਢਿਆਂ ਜਾਂ ਪਹਾੜੀ ਪ੍ਰਦੇਸ਼ ਦੇ ਸ਼ਹਿਰਾਂ ਦੇ ਨੇੜੇ ਨਹੀਂ ਗਏ। ਤੁਸੀਂ ਕਿਸੇ ਵੀ ਅਜਿਹੀ ਥਾਂ ਦੇ ਨੇੜੇ ਨਹੀਂ ਗਏ ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ ਸਾਡੇ ਕਬਜ਼ੇ ਵਿੱਚ ਨਹੀਂ ਲਿਆਉਣਾ ਚਾਹੁੰਦਾ ਸੀ।

ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਗਲੇ ਵੀ ਰੱਬਾਹ ਸ਼ਹਿਰ ਵਿੱਚ ਹੈ ਜਿੱਥੇ ਅੰਮੋਨੀ ਲੋਕ ਰਹਿੰਦੇ ਹਨ।)

ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ

12 “ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਥੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿੱਚਲੇ ਅਰੋਏਰ ਤੋਂ ਲੈ ਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅੱਧਾ ਹਿੱਸਾ ਮਿਲਿਆ। 13 ਮੈਂ ਗਿਲਆਦ ਦਾ ਬਾਕੀ ਅੱਧਾ ਹਿੱਸਾ ਅਤੇ ਬਾਸ਼ਾਨ ਦਾ ਸਾਰਾ ਇਲਾਕਾ ਮਨੱਸ਼ਹ ਦੇ ਅੱਧੇ ਘਰਾਣੇ ਨੂੰ ਦੇ ਦਿੱਤਾ।”

ਬਾਸ਼ਾਨ ਓਗ ਦਾ ਰਾਜ ਸੀ। ਬਾਸ਼ਾਨ ਦਾ ਇੱਕ ਹਿੱਸਾ ਅਰਗੋਬ ਅਖਵਾਉਂਦਾ ਸੀ। ਇਸ ਨੂੰ ਰਫ਼ਾਈਮ ਦੀ ਧਰਤੀ ਵੀ ਆਖਿਆ ਜਾਂਦਾ ਸੀ। 14 ਮਨੱਸ਼ਹ ਦੇ ਘਰਾਣੇ ਵਿੱਚੋਂ, ਯਾਈਰ ਨੇ ਅਰਗੋਬ ਦੇ ਸਾਰੇ ਇਲਾਕੇ ਉੱਤੇ ਕਬਜ਼ਾ ਕਰ ਲਿਆ। ਉਹ ਇਲਾਕਾ ਗਸੂਰੀ ਲੋਕਾਂ ਅਤੇ ਮਾਅਕਾਤੀ ਲੋਕਾਂ ਦੀ ਸਰਹੱਦ ਤੱਕ ਫ਼ੈਲਿਆ ਹੋਇਆ ਸੀ ਇਹ ਜ਼ਮੀਨ ਯਾਈਰ ਦੀ ਸੀ ਅਤੇ ਇਸ ਦਾ ਨਾਮ ਉਸ ਤੋਂ ਬਾਦ ਧਰਿਆ ਗਿਆ ਸੀ ਅੱਜ ਵੀ ਬਾਸ਼ਾਨ, ਯਈਰ ਦਾ ਨਗਰ ਕਹਾਉਂਦਾ ਹੈ।

15 “ਮੈਂ ਮਕੀਰ ਨੂੰ ਗਿਲਆਦ ਦੇ ਦਿੱਤਾ। 16 ਅਤੇ ਰਊਥੇਨ ਦੇ ਘਰਾਣੇ ਅਤੇ ਗਾਦ ਦੇ ਘਰਾਣੇ ਨੂੰ ਉਹ ਧਰਤੀ ਦੇ ਦਿੱਤੀ ਜਿਹੜੀ ਗਿਲਆਦ ਦੇ ਨਾਲ ਲੱਗਦੀ ਹੈ ਇਹ ਧਰਤੀ ਅਰਨੋਨ ਵਾਦੀ ਤੋਂ ਯਾਬੋਕ ਨਦੀ ਤੀਕ ਫ਼ੈਲੀ ਹੋਈ ਹੈ। ਵਾਦੀ ਦਾ ਵਿੱਚਲਾ ਹਿੱਸਾ ਇੱਕ ਸਰਹੱਦ ਹੈ। ਯਾਬੋਕ ਨਦੀ ਅੰਮੋਨੀ ਲੋਕਾਂ ਲਈ ਸਰਹੱਦ ਹੈ। 17 ਮਾਰੂਥਲ ਦੇ ਨੇੜੇ ਯਰਦਨ ਨਦੀ ਉਨ੍ਹਾਂ ਦੀ ਪੱਛਮੀ ਸਰਹੱਦ ਹੈ। ਗਲੀਲ ਦੀ ਝੀਲ ਇਸ ਇਲਾਕੇ ਦੇ ਉੱਤਰ ਵੱਲ ਹੈ ਅਤੇ ਮ੍ਰਿਤ ਸਾਗਰ (ਖਾਰਾ ਸਮੁੰਦਰ) ਦੱਖਣ ਵੱਲ ਹੈ। ਇਹ ਪਿਸਗਾਹ ਦੀਆਂ ਚੋਟੀਆਂ ਦੇ ਪੈਰਾਂ ਵਿੱਚ ਹੈ। ਇਹ ਪੂਰਬ ਵੱਲ ਹਨ।

18 “ਉਸ ਸਮੇਂ, ਮੈਂ ਉਨ੍ਹਾਂ ਪਰਿਵਾਰ-ਸਮੂਹਾਂ ਨੂੰ ਇਹ ਆਦੇਸ਼ ਦਿੱਤਾ ਸੀ: ‘ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਰਹਿਣ ਲਈ ਯਰਦਨ ਨਦੀ ਦੇ ਇਸ ਪਾਰ ਦੀ ਧਰਤੀ ਦਿੱਤੀ ਹੈ। ਪਰ ਹੁਣ ਤੁਹਾਡੇ ਸਿਪਾਹੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹਥਿਆਰ ਲੈ ਕੇ ਇਸਰਾਏਲ ਦੇ ਬਾਕੀ ਪਰਿਵਾਰ-ਸਮੂਹਾਂ ਦੀ ਨਦੀ ਤੋਂ ਪਾਰ ਅਗਵਾਈ ਕਰਨ। 19 ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਪਸ਼ੂ ਹਨ। ਤੁਹਾਡੀਆਂ ਪਤਨੀਆਂ, ਤੁਹਾਡੇ ਬੱਚੇ ਅਤੇ ਤੁਹਾਡੇ ਪਸ਼ੂ ਉੱਥੇ ਇਨ੍ਹਾਂ ਸ਼ਹਿਰਾਂ ਵਿੱਚ ਹੀ ਰਹਿਣਗੇ, ਜੋ ਮੈਂ ਤੁਹਾਨੂੰ ਦਿੱਤੇ ਹਨ। 20 ਪਰ ਤੁਹਾਨੂੰ ਆਪਣੇ ਇਸਰਾਏਲੀ ਰਿਸ਼ਤੇਦਾਰਾਂ ਦੀ ਉਦੋਂ ਤੱਕ ਸਹਾਇਤਾ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਯਰਦਨ ਨਦੀ ਦੇ ਪਰਲੇ ਪਾਸੇ ਵੱਲ ਦੀ ਉਸ ਧਰਤੀ ਉੱਤੇ ਕਬਜ਼ਾ ਨਹੀਂ ਕਰ ਲੈਂਦੇ ਜਿਹੜੀ ਯਹੋਵਾਹ ਉਨ੍ਹਾਂ ਨੂੰ ਦੇ ਰਿਹਾ ਹੈ। ਉਨ੍ਹਾਂ ਦੀ ਉਦੋਂ ਤੀਕ ਸਹਾਇਤਾ ਕਰੋ ਜਦੋਂ ਤੱਕ ਕਿ ਯਹੋਵਾਹ ਉਨ੍ਹਾਂ ਨੂੰ ਉੱਥੇ ਅਮਨ ਪ੍ਰਦਾਨ ਨਹੀਂ ਕਰ ਦਿੰਦਾ, ਜਿਹਾ ਕਿ ਉਸ ਨੇ ਇੱਥੇ ਤੁਹਾਡੇ ਲਈ ਕੀਤਾ ਸੀ। ਫ਼ੇਰ ਭਾਵੇਂ ਤੁਸੀਂ ਇਸ ਧਰਤੀ ਉੱਤੇ ਵਾਪਸ ਆ ਜਾਣਾ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।’

21 “ਫ਼ੇਰ ਮੈਂ ਯਹੋਸ਼ੁਆ ਨੂੰ ਆਖਿਆ, ‘ਤੂੰ ਉਹ ਸਾਰੀਆਂ ਗੱਲਾਂ ਦੇਖੀਆਂ ਹਨ ਜਿਹੜੀਆਂ ਯਹੋਵਾਹ, ਤੇਰੇ ਪਰਮੇਸ਼ੁਰ ਨੇ ਇਨ੍ਹਾਂ ਦੋਹਾਂ ਰਾਜਿਆਂ ਨਾਲ ਕੀਤੀਆਂ ਹਨ। ਯਹੋਵਾਹ ਉਨ੍ਹਾਂ ਸਾਰੇ ਰਾਜਾ ਨਾਲ ਵੀ ਇਹੋ ਗੱਲ ਕਰੇਗਾ ਜਿਨ੍ਹਾਂ ਵਿੱਚ ਤੁਸੀਂ ਦਾਖਲ ਹੋਵੋਗੇ। 22 ਇਨ੍ਹਾਂ

ਬਿਵਸਥਾ ਸਾਰ

ਬਾਸ਼ਾਨ ਦੇ ਲੋਕਾਂ ਨਾਲ ਲੜਦਿਆਂ

3 “ਅਸੀਂ ਵਾਪਸ ਮੁੜ ਪਏ ਅਤੇ ਬਾਸ਼ਾਨ ਦੇ ਰਸਤੇ ਉੱਤੇ ਪਏ ਗਏ। ਬਾਸ਼ਾਨ ਦਾ ਰਾਜਾ, ਓਗ ਅਤੇ ਉਸ ਦੇ ਸਾਰੇ ਬੰਦੇ ਅਦਰਈ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਬਾਹਰ ਆ ਗਏ। 2 ਯਹੋਵਾਹ ਨੇ ਮੈਨੂੰ ਆਖਿਆ, ‘ਓਗ ਤੋਂ ਭੈੜੀ ਨਾ ਹੋਵੇ। ਮੈਂ ਉਸ ਦੇ ਨੂੰ ਤੁਹਾਡੇ ਹਵਾਲੇ ਕਰਨ ਦਾ ਫ਼ੈਸਲਾ ਕਰ ਲਿਆ ਹੈ। ਮੈਂ ਉਸ ਦੇ ਸਮੂਹ ਲੋਕਾਂ ਅਤੇ ਉਸ ਦੀ ਸਾਰੀ ਧਰਤੀ ਤੁਹਾਨੂੰ ਦੇ ਦੇਵਾਂਗਾ। ਤੁਸੀਂ ਉਸ ਨੂੰ ਉਸੇ ਤਰ੍ਹਾਂ ਹਰਾ ਦੇਵੋਗੇ ਜਿਸ ਤਰ੍ਹਾਂ ਅਮੋਰੀ ਰਾਜੇ, ਸੀਹੇਨ ਨੂੰ ਹਰਾਇਆ ਸੀ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ।’

3 “ਇਸੇ ਲਈ ਯਹੋਵਾਹ, ਸਾਡੇ ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਸਾਨੂੰ ਸੌਂਪ ਦਿੱਤਾ। ਅਸੀਂ ਉਸ ਨੂੰ ਅਤੇ ਉਸ ਦੇ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਬਚਿਆ। 4 ਫ਼ੇਰ ਅਸੀਂ ਉਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਓਗ ਦੇ ਸ਼ਾਸਨ ਹੇਠਾਂ ਸਨ। ਅਸੀਂ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਅਰਗੋਬ ਦੇ ਇਲਾਕੇ ਵਿੱਚ ਸਾਰੇ 60 ਸ਼ਹਿਰ ਲੈ ਲਏ। 5 ਇਹ ਸਾਰੇ ਸ਼ਹਿਰ ਬਹੁਤ ਮਜ਼ਬੂਤ ਸਨ। ਉਨ੍ਹਾਂ ਦੀਆਂ ਕੰਧਾਂ ਉਚੀਆਂ ਸਨ ਅਤੇ ਉਨ੍ਹਾਂ ਦੇ ਸ਼ਹਿਰ ਉੱਤੇ ਮਜ਼ਬੂਤ ਸਰੀਆਂ ਵਾਲੇ ਫ਼ਾਟਕ ਸਨ, ਓਥੇ ਬਹੁਤ ਸਾਰੇ ਸ਼ਹਿਰ ਅਜਿਹੇ ਵੀ ਸਨ ਜਿਨ੍ਹਾਂ ਦੇ ਦੁਆਲੇ ਕੰਧਾਂ ਨਹੀਂ ਸਨ। 6 ਅਸੀਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਬਾਹ ਕਰ ਦਿੱਤਾ ਜਿਵੇਂ ਹਸ਼ਬੋਨ ਦੇ ਰਾਜੇ ਸੀਹੇਨ ਦੇ ਸ਼ਹਿਰਾਂ ਨੂੰ ਕੀਤਾ ਸੀ। ਅਸੀਂ ਹਰ ਸ਼ਹਿਰ ਅਤੇ ਉਸ ਦੇ ਸਮੂਹ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਔਰਤਾਂ ਅਤੇ ਬੱਚਿਆਂ ਨੂੰ ਵੀ। 7 ਪਰ ਅਸੀਂ ਉਨ੍ਹਾਂ ਸ਼ਹਿਰਾਂ ਦੇ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਆਪਣੇ ਲਈ ਰੱਖ ਲਿਆ।

8 “ਇਸ ਤਰ੍ਹਾਂ, ਅਸੀਂ ਦੋਹਾਂ ਅਮੋਰੀ ਰਾਜਿਆਂ ਦੀ ਧਰਤੀ ਖੋਹ ਲਈ। ਅਸੀਂ ਉਹ ਸਾਰੀ ਧਰਤੀ, ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਅਰਨੋਨ ਵਾਦੀ ਤੋਂ ਹਰਮੇਨ ਪਰਬਤ ਤੱਕ ਖੋਹ ਲਈ। 9 (ਸੀਦੋਨ ਦੇ ਲੋਕ ਹਰਮੇਨ ਪਰਬਤ ਨੂੰ ਸਿਰਯੋਨ ਆਖਦੇ ਹਨ। ਪਰ ਅਮੋਰੀ ਇਸ ਨੂੰ ਸਨੀਰ ਆਖਦੇ ਸਨ।) 10 ਅਸੀਂ ਉੱਚੇ ਮੈਦਾਨਾਂ ਵਾਲੇ ਸਾਰੇ ਸ਼ਹਿਰਾਂ, ਸਾਰੇ ਗਿਲਆਦ ਅਤੇ ਸਲਕਾਹ ਤੋਂ ਅਦਰਈ ਤੀਕ ਸਾਰੇ ਬਾਸ਼ਾਨ ਉੱਤੇ ਕਬਜ਼ਾ ਕਰ ਲਿਆ। ਸਲਕਾਹ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਨਗਰ ਸਨ।”

11 (ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ।

ਧਰਤੀਆਂ ਦੇ ਰਾਜਿਆਂ ਤੋਂ ਭੈਭੀਤ ਨਾ ਹੋਵੇ; ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਲਈ ਲੜੇਗਾ।'

ਮੂਸਾ ਨੂੰ ਕਨਾਨ ਵਿੱਚ ਜਾਣ ਦੀ ਇਜਾਜ਼ਤ ਨਹੀਂ

23“ਫ਼ੇਰ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ ਕਿ ਉਹ ਮੇਰੇ ਲਈ ਕੋਈ ਖਾਸ ਗੱਲ ਕਰੇ। ਮੈਂ ਆਖਿਆ, **24**“ਯਹੋਵਾਹ ਮੇਰੇ ਸੁਆਮੀ, ਮੈਂ ਤੁਹਾਡਾ ਸੇਵਕ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉਨ੍ਹਾਂ ਅਦਭੁਤ ਅਤੇ ਸ਼ਕਤੀਸ਼ਾਲੀ ਚੀਜ਼ਾਂ ਦਾ ਕੇਵਲ ਇੱਕ ਛੋਟਾ ਹਿੱਸਾ ਹੀ ਵਿਖਾਇਆ ਹੈ ਜੋ ਤੁਸੀਂ ਕਰੋਗੇ। ਅਕਾਸ਼ ਅਤੇ ਧਰਤੀ ਉੱਤੇ ਕੋਈ ਵੀ ਦੇਵਤਾ ਅਜਿਹਾ ਨਹੀਂ ਜਿਹੜਾ ਉਹੋ ਜਿਹੀਆਂ ਮਹਾਨ ਅਤੇ ਸ਼ਕਤੀਸ਼ਾਲੀ ਗੱਲਾਂ ਕਰ ਸਕਦਾ ਹੈ ਜੋ ਤੁਸੀਂ ਕੀਤੀਆਂ ਹਨ। **25**ਕਿਰਪਾ ਕਰਕੇ ਮੈਨੂੰ ਯਰਦਨ ਨਦੀ ਦੇ ਪਾਰ ਜਾਣ ਦੇਵੋ ਅਤੇ ਪਰਲੇ ਪਾਸੇ ਦੀ ਚੰਗੀ ਧਰਤੀ ਦੇਖਣ ਦੇਵੋ। ਮੈਨੂੰ ਲਬਾਨੋਨ ਦਾ ਖੂਬਸੂਰਤ ਪਹਾੜੀ ਪ੍ਰਦੇਸ਼ ਦੇਖਣ ਦਿਉ।”

26“ਪਰ ਯਹੋਵਾਹ ਮੇਰੇ ਨਾਲ ਤੁਹਾਡੇ ਕਾਰਣ ਨਾਰਾਜ਼ ਸੀ ਅਤੇ ਮੇਰੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਯਹੋਵਾਹ ਨੇ ਮੈਨੂੰ ਆਖਿਆ, ‘ਇਹ ਕਾਫ਼ੀ ਹੈ! ਇਸ ਬਾਰੇ ਇੱਕ ਵੀ ਸ਼ਬਦ ਹੋਰ ਨਾ ਆਖ। **27**ਪਿਸਗਾਹ ਦੀ ਪਹਾੜੀ ਦੀ ਚੋਟੀ ਉੱਤੇ ਜਾਹ। ਪੱਛਮ ਵੱਲ, ਉੱਤਰ ਵੱਲ, ਦੱਖਣ ਵੱਲ ਅਤੇ ਪੂਰਬ ਵੱਲ ਨਜ਼ਰ ਮਾਰ। ਤੂੰ ਉਨ੍ਹਾਂ ਚੀਜ਼ਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਸਕਦਾ ਹੈ, ਪਰ ਤੂੰ ਯਰਦਨ ਨਦੀ ਦੇ ਪਾਰ ਕਦੇ ਨਹੀਂ ਜਾ ਸਕੇਂਗਾ। **28**ਤੈਨੂੰ ਚਾਹੀਦਾ ਹੈ ਕਿ ਯਹੋਸੁਆ ਨੂੰ ਹਿਦਾਇਤਾਂ ਦੇਵੇ। ਉਸ ਦੀ ਹੌਸਲਾ ਅਫ਼ਜ਼ਾਈ ਕਰ। ਉਸ ਨੂੰ ਮਜ਼ਬੂਤ ਬਣਾ! ਕਿਉਂਕਿ ਯਹੋਸੁਆ ਨੂੰ ਅਵੱਸ਼ ਹੀ ਲੋਕਾਂ ਦੀ ਯਰਦਨ ਨਦੀ ਦੇ ਪਾਰ ਅਗਵਾਈ ਕਰਨੀ ਚਾਹੀਦੀ ਹੈ। ਤੂੰ ਧਰਤੀ ਨੂੰ ਦੇਖ ਸਕਦਾ ਹੈ, ਪਰ ਯਹੋਸੁਆ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਉਸ ਧਰਤੀ ਉੱਤੇ ਕਬਜ਼ਾ ਕਰਨ ਵਿੱਚ ਅਤੇ ਉਥੇ ਰਹਿਣ ਵਿੱਚ ਸਹਾਇਤਾ ਕਰੇਗਾ।’

29“ਇਸ ਲਈ ਅਸੀਂ ਬੈਤ-ਪਓਰ ਤੋਂ ਪਾਰ ਦੀ ਵਾਦੀ ਵਿੱਚ ਰੁਕੇ ਰਹੇ।”

ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ

4“ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾ ਕੇ ਉਸ ਧਰਤੀ ਨੂੰ ਹਾਸਲ ਕਰ ਸਕੋਗੇ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। **2**ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੱਤਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ।

3“ਤੁਸੀਂ ਦੇਖ ਚੁੱਕੇ ਹੋ ਕਿ ਯਹੋਵਾਹ ਨੇ ਬਾਅਲ-ਪਓਰ ਵਿਖੇ ਕੀ ਕੀਤਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਉਥੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਸੀ ਜਿਨ੍ਹਾਂ ਨੇ ਝੂਠੇ ਦੇਵਤੇ ਬਾਅਲ-ਪਓਰ ਦਾ ਅਨੁਸਾਰਣ ਕੀਤਾ ਸੀ। **4**ਪਰ ਤੁਸੀਂ ਸਾਰੇ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਸੰਗ ਰਹੋ, ਅੱਜ ਵੀ ਜੀਉਂਦੇ ਹੋ।

5“ਮੈਂ ਤੁਹਾਨੂੰ ਉਨ੍ਹਾਂ ਬਿਧੀਆਂ ਅਤੇ ਨਿਅਤਾਂ ਦੀ ਸਿੱਖਿਆ

ਦਿੱਤੀ ਜਿਨ੍ਹਾਂ ਦਾ ਯਹੋਵਾਹ, ਮੇਰੇ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਇਨ੍ਹਾਂ ਨੇਮਾਂ ਦੀ ਸਿੱਖਿਆ ਮੈਂ ਤੁਹਾਨੂੰ ਇਸ ਵਾਸਤੇ ਦਿੱਤੀ ਸੀ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਜਾ ਕੇ ਇਨ੍ਹਾਂ ਦੀ ਪਾਲਣਾ ਕਰ ਸਕੋ ਜਿੱਥੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਹਾਸਲ ਕਰਨ ਜਾ ਰਹੇ ਹੋ। **6**ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਲਾਲ ਕਰੋ। ਇਹ ਗੱਲਾਂ ਹੋਰਨਾਂ ਦੇਸ਼ਾਂ ਦੇ ਲੋਕਾਂ ਨੂੰ ਵਿਖਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸ਼ਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਣਨਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ ਸੱਚਮੁੱਚ ਸਿਆਣੇ ਅਤੇ ਸਮਝਦਾਰ ਹਨ।’

7“ਯਹੋਵਾਹ, ਸਾਡਾ ਪਰਮੇਸ਼ੁਰ ਨੇੜੇ ਹੀ ਰੁੰਦਾ ਹੈ ਜਦੋਂ ਅਸੀਂ ਉਸ ਨੂੰ ਸਹਾਇਤਾ ਲਈ ਪੁਕਾਰਦੇ ਹਾਂ। ਕਿਸੇ ਵੀ ਹੋਰ ਦੇਸ਼ ਕੋਲ ਅਜਿਹਾ ਪਰਮੇਸ਼ੁਰ ਨਹੀਂ ਹੈ! **8**ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੱਤਾ ਹਾਂ। **9**ਪਰ ਤੁਹਾਨੂੰ ਬਹੁਤ ਰੋਸਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜੀਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿਖਾਉਣੀਆਂ ਚਾਹੀਦੀਆਂ ਹਨ। **10**ਉਹ ਦਿਨ ਚੇਤੇ ਕਰੋ ਜਦੋਂ ਤੁਸੀਂ ਹੋਰੇਬ ਪਰਬਤ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਦੇ ਸਨਮੁੱਖ ਖੜ੍ਹੇ ਹੋਏ ਸੀ। ਯਹੋਵਾਹ ਨੇ ਮੈਨੂੰ ਆਖਿਆ ਸੀ, ‘ਲੋਕਾਂ ਨੂੰ ਇਕੱਠਿਆਂ ਕਰੇ ਉਹ ਗੱਲਾਂ ਸੁਣਨ ਲਈ ਜੋ ਮੈਂ ਆਖਦਾ ਹਾਂ। ਫ਼ੇਰ ਉਹ ਜਦੋਂ ਤੱਕ ਜੀਉਂਦੇ ਹਨ ਮੇਰੀ ਇੱਜ਼ਤ ਕਰਨੀ ਸਿੱਖ ਜਾਣਗੇ। ਅਤੇ ਉਹ ਇਹ ਗੱਲਾਂ ਆਪਣੇ ਬੱਚਿਆਂ ਨੂੰ ਸਿਖਾਉਣਗੇ।’ **11**ਤੁਸੀਂ ਨੇੜੇ ਆਏ ਅਤੇ ਪਰਬਤ ਦੇ ਕਰਮਾਂ ਵਿੱਚ ਖਲੋ ਗਏ। ਪਰਬਤ ਅਕਾਸ਼ ਨੂੰ ਢੂੰਹਦਾ, ਅੱਗ ਨਾਲ ਬਲਣ ਲੱਗਾ। ਓਥੇ ਕਾਲੇ ਬੋਲੇ ਬੱਦਲ ਸਨ ਅਤੇ ਹਨੇਰਾ ਸੀ। **12**ਫ਼ੇਰ ਯਹੋਵਾਹ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ। ਤੁਸੀਂ ਕਿਸੇ ਦੇ ਬੋਲਣ ਦੀ ਅਵਾਜ਼ ਸੁਣੀ, ਪਰ ਤੁਹਾਨੂੰ ਕੋਈ ਆਕਾਰ ਨਜ਼ਰ ਨਹੀਂ ਆਇਆ। ਓਥੇ ਸਿਰਫ਼ ਅਵਾਜ਼ ਹੀ ਸੀ। **13**ਯਹੋਵਾਹ ਨੇ ਤੁਹਾਨੂੰ ਆਪਣਾ ਇਕਗਰਨਾਮਾ ਦੱਸਿਆ। ਉਸ ਨੇ ਤੁਹਾਨੂੰ ਦਸ ਹੁਕਮ ਦਿੱਤੇ ਅਤੇ ਇਨ੍ਹਾਂ ਉੱਤੇ ਚੱਲਣ ਦਾ ਹੁਕਮ ਦਿੱਤਾ। ਉਸ ਇਨ੍ਹਾਂ ਹੁਕਮਾਂ ਨੂੰ ਦੋ ਪੱਥਰ-ਸ਼ਿਲਾਵਾਂ ਉੱਤੇ ਲਿਖਿਆ। **14**ਉਸ ਸਮੇਂ, ਯਹੋਵਾਹ ਨੇ ਮੈਨੂੰ ਵੀ ਆਦੇਸ਼ ਦਿੱਤਾ ਕਿ ਤੁਹਾਨੂੰ ਉਨ੍ਹਾਂ ਦੂਸਰੇ ਕਨੂੰਨਾਂ ਅਤੇ ਬਿਧੀਆਂ ਦੀ ਸਿੱਖਿਆ ਵੀ ਦੇਵਾਂ ਜਿਨ੍ਹਾਂ ਉੱਤੇ ਤੁਹਾਨੂੰ ਉਸ ਧਰਤੀ ਉੱਤੇ ਜਾ ਕੇ ਚੱਲਣਾ ਚਾਹੀਦਾ ਹੈ ਜੋ ਤੁਸੀਂ ਹਾਸਲ ਕਰਨ ਜਾ ਰਹੇ ਹੋ।

15“ਉਸ ਦਿਨ ਜਦੋਂ ਯਹੋਵਾਹ ਨੇ ਤੁਹਾਡੇ ਨਾਲ ਹੋਰੇਬ ਪਰਬਤ ਵਿਖੇ ਅੱਗ ਵਿੱਚੋਂ ਗੱਲ ਕੀਤੀ, ਤੁਸੀਂ ਉਸ ਨੂੰ ਦੇਖਿਆ ਨਹੀਂ ਸੀ-ਪਰਮੇਸ਼ੁਰ ਦਾ ਕੋਈ ਰੂਪ ਨਹੀਂ ਸੀ। **16**ਇਸ ਲਈ ਧਿਆਨ ਰੱਖੋ! ਪਾਪ ਨਾ ਕਰੋ ਕਿਸੇ ਵੀ ਹੋਰ ਜਿਉਂਦੀ ਚੀਜ਼ ਦੀ ਮੂਰਤੀ ਬਣਾ ਕੇ ਆਪਣੇ-ਆਪ ਨੂੰ ਤਬਾਹ ਨਾ ਕਰੋ। ਕੋਈ ਵੀ ਅਜਿਹੀ ਮੂਰਤੀ ਨਾ ਬਣਾਉ ਜਿਹੜੀ ਕਿਸੇ ਆਦਮੀ ਜਾਂ ਔਰਤ ਵਰਗੀ ਦਿਸਦੀ ਹੋਵੇ। **17**ਕੋਈ ਵੀ ਅਜਿਹਾ ਬੁੱਤ ਨਾ ਬਣਾਉਣਾ ਜਿਹੜਾ ਧਰਤੀ ਉੱਤਲੇ ਕਿਸੇ ਪਸ਼ੂ ਵਰਗਾ ਦਿਸਦਾ ਹੋਵੇ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਵਰਗਾ। **18**ਹੋਰ ਕੋਈ ਅਜਿਹੀ ਮੂਰਤੀ ਨਾ ਬਣਾਓ ਜਿਹੜੀ ਧਰਤੀ ਉੱਤੇ ਰੀਗਣ ਵਾਲੇ ਕਿਸੇ ਵੀ ਪ੍ਰਾਣੀ ਵਰਗੀ ਜਾਂ ਸਮੁੰਦਰ ਵਿੱਚਲੀ ਕਿਸੇ ਮੱਛੀ ਵਰਗੀ ਦਿਸਦੀ ਹੋਵੇ। **19**ਅਤੇ ਉਦੋਂ ਵੀ ਧਿਆਨ ਰੱਖਣਾ ਜਦੋਂ ਤੁਸੀਂ ਅਕਾਸ਼ ਵੱਲ ਝਾਕ ਕੇ ਸੂਰਜ, ਚੰਦ

ਅਤੇ ਤਾਰਿਆਂ ਨੂੰ ਅਤੇ ਅਕਾਸ਼ ਵਿੱਚਲੀਆਂ ਹੋਰ ਬਹੁਤ ਸਾਰੀਆਂ ਚੀਜ਼ਾਂ ਨੂੰ ਦੇਖੋ। ਇਸ ਦਾ ਧਿਆਨ ਰੱਖਣਾ ਕਿ ਤੁਸੀਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਦੀ ਲਾਲਸਾ ਨਾ ਕਰਨ ਲੱਗ ਪਵੇ। ਯਹੋਵਾਹ, ਤੁਹਾਡਾ ਪਰਮੇਸੁਰ, ਦੁਨੀਆ ਦੇ ਹੋਰਨਾਂ ਲੋਕਾਂ ਨੂੰ ਅਜਿਹਾ ਕਰਨ ਦਿੰਦਾ ਹੈ। **20** ਪਰ ਯਹੋਵਾਹ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਅਤੇ ਤੁਹਾਨੂੰ ਆਪਣੇ ਖਾਸ ਲੋਕ ਬਣਾਇਆ। ਇਹ ਇਸ ਤਰ੍ਹਾਂ ਸੀ ਜਿਵੇਂ ਯਹੋਵਾਹ ਲੋਹਾ ਪਿਘਲਾਉਣ ਵਾਲੀ ਤਪਦੀ ਭੱਠੀ ਵਿੱਚ ਵੜ ਕੇ ਤੁਹਾਨੂੰ ਉਸ ਅਗਨੀ ਵਿੱਚੋਂ ਕੱਢ ਲਿਆਇਆ। ਅਤੇ ਹੁਣ ਤੁਸੀਂ ਉਸੇ ਦੇ ਲੋਕ ਹੋ!

21 “ਯਹੋਵਾਹ ਤੁਹਾਡੇ ਕਾਰਣ, ਮੇਰੇ ਨਾਲ ਨਾਰਾਜ਼ ਹੋ ਗਿਆ। ਯਹੋਵਾਹ ਨੇ ਸੌਰ ਖਾਧੀ ਕਿ ਮੈਂ ਯਰਦਨ ਨਦੀ ਪਾਰ ਕਰਕੇ ਉਸ ਚੰਗੀ ਧਰਤੀ ਉੱਤੇ ਨਹੀਂ ਜਾਵਾਂਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਦੇ ਰਿਹਾ ਹੈ। **22** ਇਸ ਲਈ ਮੈਨੂੰ ਇੱਥੇ ਇਸੇ ਧਰਤੀ ਉੱਤੇ ਹੀ ਮਰਨਾ ਪਵੇਗਾ। ਮੈਂ ਯਰਦਨ ਨਦੀ ਦੇ ਪਾਰ ਨਹੀਂ ਜਾ ਸਕਦਾ, ਪਰ ਤੁਸੀਂ ਛੇਤੀ ਹੀ ਪਾਰ ਜਾਵੋਗੇ ਅਤੇ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰਕੇ ਉੱਥੇ ਰਹੋਗੇ। **23** ਉਸ ਨਵੀਂ ਧਰਤੀ ਵਿੱਚ, ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਇਕਰਾਰਨਾਮੇ ਨੂੰ ਨਾ ਭੁੱਲੋ ਜਿਹੜਾ ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਡੇ ਨਾਲ ਕੀਤਾ ਹੈ। ਤੁਹਾਨੂੰ ਯਹੋਵਾਹ ਦੇ ਹੁਕਮ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਸ਼ਕਲ ਵਿੱਚ ਕੋਈ ਬੁੱਤ ਨਹੀਂ ਬਣਾਉਣਾ। **24** ਕਿਉਂਕਿ ਯਹੋਵਾਹ, ਤੁਹਾਡਾ ਪਰਮੇਸੁਰ, ਆਪਣੇ ਲੋਕਾਂ ਦੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ। ਅਤੇ ਯਹੋਵਾਹ ਉਸ ਅਗਨੀ ਵਰਗਾ ਹੋ ਸਕਦਾ ਹੈ ਜਿਹੜੀ ਤਬਾਹ ਕਰ ਦਿੰਦੀ ਹੈ!

25 “ਤੁਸੀਂ ਲੰਮੇ ਸਮੇਂ ਤੀਕ ਉਸ ਦੇਸ ਵਿੱਚ ਰਹੋਗੇ ਅਤੇ ਤੁਹਾਡੇ ਪੁੱਤ-ਪੋਤਰੇ ਹੋਣਗੇ ਤੁਸੀਂ ਉੱਥੇ ਹੀ ਬੁੱਢੇ ਹੋਵੋਗੇ। ਫ਼ੇਰ ਤੁਸੀਂ ਹਰ ਤਰ੍ਹਾਂ ਦੀਆਂ ਮੂਰਤੀਆਂ ਬਣਾ ਕੇ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਲਵੋਗੇ। ਜਦੋਂ ਤੁਸੀਂ ਅਜਿਹਾ ਕਰੋਗੇ, ਤੁਸੀਂ ਪਰਮੇਸੁਰ ਨੂੰ ਬਹੁਤ ਨਰਾਜ਼ ਕਰ ਲਵੋਗੇ। **26** ਇਸ ਲਈ, ਹੁਣ ਮੈਂ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਖਿਲਾਫ਼ ਗਵਾਹ ਠਹਿਰਾਉਂਦਾ ਹਾਂ। ਜੇ ਤੁਸੀਂ ਇੰਝ ਹੀ ਪਾਪ ਕਰੋਗੇ, ਬਹੁਤ ਹੀ ਜਲਦੀ ਤੁਸੀਂ ਤਬਾਹੀ ਦਾ ਸਾਹਮਣਾ ਕਰੋਗੇ। ਤੁਸੀਂ ਹੁਣ ਉਹ ਧਰਤੀ ਹਾਸਲ ਕਰਨ ਲਈ ਯਰਦਨ ਨਦੀ ਨੂੰ ਪਾਰ ਕਰ ਰਹੇ ਹੋ, ਪਰ ਜੇ ਤੁਸੀਂ ਕੋਈ ਮੂਰਤੀਆਂ ਬਣਾਈਆਂ, ਤੁਸੀਂ ਲੰਮੇ ਸਮੇਂ ਤੱਕ ਜੀਉਂਦੇ ਨਹੀਂ ਰਹੋਗੇ। ਯਕੀਨਨ ਹੀ, ਤੁਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵੋਗੇ। **27** ਯਹੋਵਾਹ ਤੁਹਾਨੂੰ ਹੋਰਨਾਂ ਕੌਮਾਂ ਵਿੱਚ ਖਿੰਡਾ ਦੇਵੇਗਾ। ਅਤੇ ਤੁਹਾਡੇ ਵਿੱਚ ਸਿਰਫ਼ ਥੋੜੇ ਜਿਹੇ ਹੀ ਉਨ੍ਹਾਂ ਦੇਸ ਵਿੱਚ ਜਾਣ ਲਈ ਬਚਣਗੇ ਜਿੱਥੇ ਤੁਹਾਨੂੰ ਯਹੋਵਾਹ ਭੇਜੇਗਾ।

28 ਉੱਥੇ, ਤੁਸੀਂ ਮਨੁੱਖਾਂ ਦੁਆਰਾ ਬਣਾਏ ਹੋਏ ਦੇਵਤਿਆਂ, ਪੱਥਰ ਅਤੇ ਲੱਕੜੀ ਤੋਂ ਬਣੀਆਂ ਹੋਈਆਂ ਮੂਰਤੀਆਂ ਦੀ ਸੇਵਾ ਕਰੋਗੇ ਜਿਹੜੀਆਂ ਨਾ ਤਾਂ ਦੇਖ ਸਕਦੀਆਂ, ਨਾ ਸੁਣ ਸਕਦੀਆਂ ਨਾ ਖਾ ਸਕਦੀਆਂ ਅਤੇ ਨਾ ਸੁੰਘ ਸਕਦੀਆਂ। **29** ਪਰ ਜੇਕਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸੁਰ, ਨੂੰ ਭਾਲੋਗੇ, ਤੁਸੀਂ ਉਸ ਨੂੰ ਭਾਲ ਲਵੋਗੇ, ਜੇਕਰ ਤੁਸੀਂ ਉਸ ਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਗੇ। **30** ਜਦੋਂ ਤੁਸੀਂ ਮੁਸ਼ਕਿਲ ਵਿੱਚ ਹੋਵੋ-ਜਦੋਂ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਵਾਪਰਨ-ਤਾਂ ਤੁਸੀਂ ਯਹੋਵਾਹ, ਆਪਣੇ ਪਰਮੇਸੁਰ, ਕੋਲ ਵਾਪਸ ਆ ਜਾਵੋਗੇ ਅਤੇ ਉਸ ਦਾ ਹੁਕਮ ਮੰਨੋਗੇ। **31** ਯਹੋਵਾਹ, ਤੁਹਾਡਾ ਪਰਮੇਸੁਰ, ਦਿਆਲੂ ਪਰਮੇਸੁਰ ਹੈ। ਉਹ ਤੁਹਾਨੂੰ ਉੱਥੇ ਨਹੀਂ ਛੱਡੇਗਾ। ਉਹ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰੇਗਾ। ਉਹ ਉਸ

ਇਕਰਾਰਨਾਮੇ ਨੂੰ ਨਹੀਂ ਭੁੱਲੇਗਾ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ।

ਪਰਮੇਸੁਰ ਦੇ ਮਹਾਨ ਕਾਰਨਾਮਿਆਂ ਬਾਰੇ ਸੋਚੋ

32 “ਕੀ ਇਹੋ ਜਿਹੀ ਮਹਾਨ ਗੱਲ ਕਦੇ ਪਹਿਲਾਂ ਵਾਪਰੀ ਹੈ? ਕਦੇ ਨਹੀਂ! ਅਤੀਤ ਵੱਲ ਵੇਖੋ। ਉਨ੍ਹਾਂ ਸਾਰੀਆਂ ਗੱਲਾਂ ਬਾਰੇ ਸੋਚੋ ਜਿਹੜੀਆਂ ਤੁਹਾਡੇ ਜੰਮਣ ਤੋਂ ਪਹਿਲਾਂ ਵਾਪਰੀਆਂ ਸਨ ਉਸ ਸਮੇਂ ਵਿੱਚ ਵਾਪਸ ਜਾਉ ਜਦੋਂ ਪਰਮੇਸੁਰ ਨੇ ਧਰਤੀ ਉੱਤੇ ਮਨੁੱਖਾਂ ਨੂੰ ਸਾਜਿਆ ਸੀ ਉਨ੍ਹਾਂ ਸਰੀਆਂ ਗੱਲਾਂ ਵੱਲ ਦੇਖੋ ਜਿਹੜੀਆਂ ਧਰਤੀ ਉੱਤੇ ਵਾਪਰੀਆਂ ਹਨ। ਕੀ ਕਿਸੇ ਨੇ ਕਦੇ ਇਹੋ ਜਿਹੀਆਂ ਮਹਾਨ ਗੱਲਾਂ ਬਾਰੇ ਸੁਣਿਆ ਹੈ? ਨਹੀਂ! **33** ਤੁਸੀਂ ਲੋਕਾਂ ਨੇ ਪਰਮੇਸੁਰ ਨੂੰ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕਰਦਿਆਂ ਸੁਣਿਆ, ਅਤੇ ਹਾਲੇ ਵੀ ਜੀਉਂਦੇ ਹੋ! ਕੀ ਅਜਿਹਾ ਕਿਸੇ ਹੋਰ ਨਾਲ ਵਾਪਰਿਆ ਹੈ? ਨਹੀਂ! **34** ਕੀ ਕਦੇ ਕਿਸੇ ਹੋਰ ਦੇਵਤੇ ਨੇ ਕਿਸੇ ਹੋਰ ਦੇਸ ਦੇ ਲੋਕਾਂ ਨੂੰ ਆਪਣਾ ਬਣਾਉਣ ਦਾ ਯਤਨ ਕੀਤਾ ਹੈ? ਨਹੀਂ! ਪਰ ਤੁਸੀਂ ਖੁਦ ਯਹੋਵਾਹ, ਆਪਣੇ ਪਰਮੇਸੁਰ, ਨੂੰ ਇਹ ਕਰਿਸ਼ਮੇ ਕਰਦਿਆਂ ਦੇਖਿਆ ਹੈ! ਉਸ ਨੇ ਤੁਹਾਨੂੰ ਆਪਣੀ ਤਾਕਤ ਅਤੇ ਸ਼ਕਤੀ ਦਰਸਾਈ ਹੈ। ਤੁਸੀਂ ਉਨ੍ਹਾਂ ਮੁਸ਼ਕਿਲਾਂ ਨੂੰ ਦੇਖਿਆ ਜਿਨ੍ਹਾਂ ਨੇ ਲੋਕਾਂ ਨੂੰ ਪਰਖਿਆ, ਚਮਤਕਾਰਾਂ ਅਤੇ ਅਚਰਜ ਕੰਮਾਂ ਨੂੰ। ਤੁਸੀਂ ਯੁੱਧ ਅਤੇ ਭਿਆਨਕ ਗੱਲਾਂ ਵਾਪਰਦੀਆਂ ਦੇਖੀਆਂ। **35** ਯਹੋਵਾਹ ਨੇ ਤੁਹਾਨੂੰ ਇਹ ਗੱਲਾਂ ਇਸ ਵਾਸਤੇ ਦਰਸਾਈਆਂ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਪਰਮੇਸੁਰ ਹੈ। ਉਸ ਤੋਂ ਸਿਵਾ ਹੋਰ ਕੋਈ ਪਰਮੇਸੁਰ ਨਹੀਂ ਹੈ! **36** ਯਹੋਵਾਹ ਨੇ ਤੁਹਾਨੂੰ ਆਕਾਸ਼ ਵਿੱਚੋਂ ਆਪਣੀ ਅਵਾਜ਼ ਸੁਣਨ ਦਿੱਤੀ ਤਾਂ ਜੋ ਉਹ ਤੁਹਾਨੂੰ ਅਨੁਸ਼ਾਸਿਤ ਕਰ ਸਕੇ। ਉਸ ਨੇ ਤੁਹਾਨੂੰ ਆਪਣੀ ਮਹਾਨ ਅੱਗ ਧਰਤੀ ਉੱਤੇ ਵੇਖਣ ਦਿੱਤੀ ਅਤੇ ਉਸ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕੀਤੀਆਂ।

37 “ਯਹੋਵਾਹ ਤੁਹਾਡੇ ਪੁਰਖਿਆਂ ਨੂੰ ਪਿਆਰ ਕਰਦਾ ਸੀ! ਇਹੀ ਕਾਰਣ ਹੈ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਚੁਣਿਆ। ਅਤੇ ਇਹੀ ਕਾਰਣ ਹੈ ਕਿ ਯਹੋਵਾਹ ਤੁਹਾਨੂੰ, ਮਿਸਰ ਵਿੱਚੋਂ, ਬਾਹਰ ਲਿਆਇਆ। ਉਹ ਤੁਹਾਡੇ ਨਾਲ ਸੀ ਅਤੇ ਤੁਹਾਨੂੰ ਆਪਣੀ ਮਹਾਨ ਸ਼ਕਤੀ ਰਾਹੀਂ ਬਾਹਰ ਲੈ ਕੇ ਆਇਆ। **38** ਜਦੋਂ ਤੁਸੀਂ ਅੱਗੇ ਵੱਧੇ ਸੀ, ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿੱਤਾ ਜਿਹੜੀਆਂ ਤੁਹਾਡੇ ਨਾਲੋਂ ਵੱਡੇਰੀਆਂ ਅਤੇ ਤੁਹਾਡੇ ਨਾਲੋਂ ਤਾਕਤਵਰ ਸਨ। ਅਤੇ ਯਹੋਵਾਹ ਨੇ ਉਨ੍ਹਾਂ ਦੀ ਧਰਤੀ ਅੰਦਰ ਤੁਹਾਡੀ ਅਗਵਾਈ ਕੀਤੀ। ਉਸ ਨੇ ਤੁਹਾਨੂੰ ਰਹਿਣ ਵਾਸਤੇ ਉਨ੍ਹਾਂ ਦੀ ਧਰਤੀ ਦੇ ਦਿੱਤੀ। ਅਤੇ ਉਹ ਅੱਜ ਵੀ ਇਹੋ ਕਰ ਰਿਹਾ ਹੈ।

39 “ਇਸ ਲਈ ਅੱਜ ਤੁਹਾਨੂੰ ਜ਼ਰੂਰ ਚੇਤੇ ਕਰਨਾ ਚਾਹੀਦਾ ਹੈ ਅਤੇ ਮੰਨ ਲੈਣਾ ਚਾਹੀਦਾ ਹੈ ਕਿ ਯਹੋਵਾਹ ਪਰਮੇਸੁਰ ਹੈ। ਉਹ ਅਕਾਸ਼ ਵਿੱਚ ਉੱਪਰ ਅਤੇ ਧਰਤੀ ਉੱਤੇ ਇੱਥੇ ਹੇਠਾਂ, ਪਰਮੇਸੁਰ ਹੈ। ਕੋਈ ਹੋਰ ਪਰਮੇਸੁਰ ਨਹੀਂ! **40** ਅਤੇ ਤੁਹਾਨੂੰ ਉਸ ਦੇ ਕਨੂੰਨਾਂ ਅਤੇ ਹੁਕਮਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਫ਼ੇਰ ਤੁਹਾਡਾ ਹਰ ਤਰ੍ਹਾਂ ਨਾਲ ਭਲਾ ਹੋਵੇਗਾ ਅਤੇ ਤੁਹਾਡੇ ਬੱਚੇ ਤੁਹਾਡੇ ਮਗਰੋਂ ਜੀਉਂਦੇ ਰਹਿਣਗੇ। ਅਤੇ ਤੁਸੀਂ ਵੀ ਉਸ ਧਰਤੀ ਉੱਤੇ ਲੰਮੇ ਸਮੇਂ ਤੱਕ ਜੀਵੋਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਦੇ ਰਿਹਾ ਹੈ-ਇਹ ਹਮੇਸ਼ਾ ਤੁਹਾਡੀ ਹੀ ਰਹੇਗੀ!”

ਮੂਸਾ ਸੁਰੱਖਿਆ ਵਾਲੇ ਸ਼ਹਿਰਾਂ ਦੀ ਚੋਣ ਕਰਦਾ ਹੈ

41 ਫ਼ੇਰ ਮੂਸਾ ਨੇ ਯਰਦਨ ਨਦੀ ਦੇ ਪੂਰਬ ਵੱਲ ਤਿੰਨਾਂ ਸ਼ਹਿਰਾਂ ਦੀ

ਚੋਣ ਕੀਤੀ। 42 ਜੇ ਕੋਈ ਬੰਦਾ ਕਿਸੇ ਕੋਲੋਂ ਦੁਰਘਟਨਾ ਵਿੱਚ ਮਾਰਿਆ ਜਾਵੇ ਤਾਂ ਉਹ ਇਨ੍ਹਾਂ ਤਿੰਨਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ ਭੱਜ ਕੇ ਜਾ ਸਕਦਾ ਸੀ ਅਤੇ ਮੌਤ ਤੋਂ ਬਚ ਸਕਦਾ ਸੀ। ਪਰ ਉਹ ਤਦੋਂ ਹੀ ਸੁਰੱਖਿਅਤ ਹੋ ਸਕਦਾ ਸੀ ਜੇ ਉਹ ਦੂਜੇ ਬੰਦੇ ਨੂੰ ਨਫ਼ਰਤ ਨਹੀਂ ਕਰਦਾ ਸੀ ਅਤੇ ਉਸ ਨੂੰ ਮਾਰਨਾ ਨਹੀਂ ਚਾਹੁੰਦਾ ਸੀ। 43 ਉਹ ਤਿੰਨ ਸ਼ਹਿਰ ਜਿਨ੍ਹਾਂ ਨੂੰ ਮੂਸਾ ਨੇ ਚੁਣਿਆ ਇਹ ਸਨ: ਰਊਬੇਨ ਦੇ ਘਰਾਣੇ ਲਈ ਉੱਚੇ ਮੈਦਾਨ ਵਿੱਚਲੇ ਬਸਰ; ਗਾਦ ਦੇ ਘਰਾਣੇ ਲਈ ਗਿਲਾਦ ਵਿੱਚਲਾ ਰਾਮੇਬ; ਅਤੇ ਮਨਸ਼ਰ ਦੇ ਘਰਾਣੇ ਲਈ ਬਾਸ਼ਾਨ ਵਿੱਚਲਾ ਗੋਲਾਨ।

ਮੂਸਾ ਦੇ ਕਨੂੰਨ ਦੀ ਭੂਮਿਕਾ

44 ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਰਮੇਸ਼ੁਰ ਦਾ ਕਨੂੰਨ ਦਿੱਤਾ। 45 ਮੂਸਾ ਨੇ ਇਹ ਬਿਵਸਥਾ, ਕਨੂੰਨ ਅਤੇ ਬਿਧੀਆਂ ਲੋਕਾਂ ਨੂੰ ਉਦੋਂ ਦਿੱਤੇ ਜਦੋਂ ਉਹ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। 46 ਮੂਸਾ ਨੇ ਇਹ ਕਨੂੰਨ ਉਨ੍ਹਾਂ ਨੂੰ ਉਦੋਂ ਦਿੱਤੇ ਜਦੋਂ ਉਹ ਯਰਦਨ ਨਦੀ ਦੇ ਪੂਰਬ ਵੱਲ, ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਵਿੱਚ ਸਨ। ਉਹ ਅਮੋਰੀ ਰਾਜੇ, ਸੀਹੇਨ ਦੀ ਧਰਤੀ ਵਿੱਚ ਸਨ, ਜੋ ਕਿ ਹਸਬੋਨ ਵਿੱਚ ਰਹਿੰਦਾ ਸੀ। (ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਸੀਹੇਨ ਨੂੰ ਉਦੋਂ ਹਰਾਇਆ ਸੀ ਜਦੋਂ ਉਹ ਮਿਸਰ ਵਿੱਚੋਂ ਬਾਹਰ ਆਏ ਸਨ। 47 ਉਨ੍ਹਾਂ ਨੂੰ ਸੀਹੇਨ ਦੀ ਧਰਤੀ ਮਿਲ ਗਈ ਅਤੇ ਉਨ੍ਹਾਂ ਨੇ ਬਾਸ਼ਾਨ ਦੇ ਰਾਜੇ, ਓਗ ਦੀ ਧਰਤੀ ਵੀ ਲੈ ਲਈ। ਇਹ ਦੋਵੇਂ ਰਾਜੇ ਯਰਦਨ ਨਦੀ ਦੇ ਪੂਰਬ ਵੱਲ ਰਹਿੰਦੇ ਸਨ। 48 ਇਹ ਧਰਤੀ ਅਰਨੋਨ ਵਾਦੀ ਦੇ ਕੰਢੇ ਅਤੇ ਅਰੇਏਰ ਤੋਂ ਲੈ ਕੇ ਸੀਹੇਨ ਪਰਬਤ (ਹਰਮੋਨ ਪਰਬਤ) ਤੱਕ ਫੈਲ ਹੋਈ ਹੈ। 49 ਇਸ ਧਰਤੀ ਵਿੱਚ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਦੀ ਪੂਰੀ ਯਰਦਨ ਵਾਦੀ ਸ਼ਾਮਲ ਸੀ। ਦੱਖਣ ਵੱਲ ਇਹ ਧਰਤੀ ਖਾਰਾ ਸਾਗਰ ਤੱਕ ਜਾਂਦੀ ਸੀ। ਪੂਰਬ ਵੱਲ ਇਹ ਪਿਸਗਾਰ ਪਰਬਤ ਦੇ ਪੈਰਾਂ ਤੱਕ ਪਹੁੰਚਦੀ ਸੀ।)

ਦਸ ਹੁਕਮ

5 ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿੜ ਹੋਵੋ। 2 ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਹੋਰੇਬ ਪਰਬਤ ਉੱਤੇ ਇੱਕ ਇਕਾਰਨਾਮਾ ਕੀਤਾ ਸੀ। 3 ਯਹੋਵਾਹ ਨੇ ਇਹ ਇਕਾਰਨਾਮਾ ਸਾਡੇ ਪੁਰਖਿਆਂ ਨਾਲ ਨਹੀਂ ਸਗੋਂ ਸਾਡੇ ਸਾਰਿਆਂ ਨਾਲ ਕੀਤਾ ਸੀ-ਜਿਹੜੇ ਅੱਜ ਇੱਥੇ ਜੀਉਂਦੇ ਹਾਂ। 4 ਯਹੋਵਾਹ ਨੇ ਉਸ ਪਰਬਤ ਉੱਤੇ ਤੁਹਾਡੇ ਨਾਲ ਸਨਮੁੱਖ ਹੋ ਕੇ ਗੱਲ ਕੀਤੀ। ਉਸ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ ਸੀ। 5 ਪਰ ਤੁਸੀਂ ਅੱਗ ਤੋਂ ਭੈੜੀ ਤੀ ਸੀ। ਅਤੇ ਤੁਸੀਂ ਪਰਬਤ ਉੱਤੇ ਨਹੀਂ ਗਏ। ਇਸ ਲਈ ਮੈਂ, ਯਹੋਵਾਹ ਅਤੇ ਤੁਹਾਡੇ ਦਰਮਿਆਨ ਖਲੋਤਾ ਸਾਂ ਤੁਹਾਨੂੰ ਇਹ ਗੱਲਾਂ ਦੱਸਣ ਲਈ ਕਿ ਯਹੋਵਾਹ ਨੇ ਕੀ ਆਖਿਆ।

6 ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ।

7 ਤੁਹਾਡੇ ਕੋਲ ਮੇਰੇ ਤੋਂ ਇਲਾਵਾ ਹੋਰ ਕੋਈ ਦੇਵਤੇ ਨਹੀਂ ਹੋਣੇ ਚਾਹੀਦੇ।

8 ਤੁਹਾਨੂੰ ਕੋਈ ਵੀ ਬੁੱਤ ਨਹੀਂ ਬਣਾਉਣੇ ਚਾਹੀਦੇ।

ਅਕਾਸ਼ ਵਿੱਚਲੀ ਕਿਸੇ ਵੀਜ਼ ਜਾਂ ਧਰਤੀ ਉੱਪਰਲੀ ਕਿਸੇ ਚੀਜ਼ ਜਾਂ ਪਾਣੀ ਹੇਠਲੀ ਕਿਸੇ ਚੀਜ਼ ਦੀਆਂ ਤਸਵੀਰਾਂ ਜਾਂ ਬੁੱਤ ਨਾ ਬਣਾਉ। 9 ਕਿਸੇ ਵੀ ਬੁੱਤ ਦੀ ਉਪਾਸਨਾ ਨਾ ਕਰੋ। ਕਿਉਂਕਿ ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ ਅਤੇ ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖ ਕੇ ਨਫ਼ਰਤ ਕਰਦਾ ਹਾਂ। 10 ਜਿਹੜੇ ਲੋਕ ਮੇਰੇ ਵਿਰੁੱਧ ਪਾਪ ਕਰਦੇ ਹਨ ਮੇਰੇ ਦੁਸ਼ਮਣ ਬਣ ਜਾਂਦੇ ਹਨ ਅਤੇ ਮੈਂ ਉਨ੍ਹਾਂ ਨੂੰ, ਉਨ੍ਹਾਂ ਦੇ ਬੱਚਿਆਂ ਨੂੰ, ਉਨ੍ਹਾਂ ਦੇ ਪੋਤਿਆਂ ਨੂੰ ਅਤੇ ਉਨ੍ਹਾਂ ਦੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ। 10 ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਆਦੇਸ਼ਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਲਈ ਹਜ਼ਾਰਾਂ ਪੀੜ੍ਹੀਆਂ ਤੀਕ ਮਿਹਰਬਾਨ ਹੋਵਾਂਗਾ।^a

11 ਤੁਸੀਂ ਕਦੇ ਵੀ ਚੋਰੇ ਕਾਰਣ ਤੋਂ ਬਿਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾਂ ਕਾਰਣੇ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੇਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ।

12 ਤੁਸੀਂ ਸਬਤ ਨੂੰ ਉਸੇ ਤਰ੍ਹਾਂ ਖਾਸ ਦਿਨ ਵਜੋਂ ਰੱਖੋਗੇ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।

13 ਆਪਣੇ ਕੰਮ ਉੱਤੇ ਹਫ਼ਤੇ ਵਿੱਚ ਛੇ ਦਿਨ ਕੰਮ ਕਰੋ।

14 ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸੱਨਮਾਣ ਵਜੋਂ ਆਰਾਮ ਦਾ ਦਿਨ ਹੈ। ਇਸ ਲਈ ਉਸ ਦਿਨ, ਕੋਈ ਵੀ ਕੰਮ ਨਹੀਂ ਕਰੇਗਾ-ਨਾ ਤੁਸੀਂ ਨਾ ਤੁਹਾਡੇ ਪੁੱਤਰ, ਧੀਆਂ, ਤੁਹਾਡੇ ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਨਾ ਹੀ ਤੁਹਾਡੇ ਗੁਲਾਮ। ਤੁਹਾਡੇ ਪਸ਼ੂ, ਖੇਤੋਂ ਅਤੇ ਹੋਰ ਜਾਨਵਰ ਵੀ ਕੋਈ ਕੰਮ ਨਹੀਂ ਕਰਨਗੇ! ਤੁਹਾਡੇ ਗੁਲਾਮਾਂ ਨੂੰ ਵੀ, ਤੁਹਾਡੇ ਵਾਂਗ ਆਰਾਮ ਕਰਨ ਦਾ ਸਮਾਂ ਮਿਲਣਾ ਚਾਹੀਦਾ ਹੈ। 15 ਇਹ ਨਾ ਭੁੱਲੋ ਕਿ ਮਿਸਰ ਦੀ ਧਰਤੀ ਉੱਤੇ ਤੁਸੀਂ ਵੀ ਗੁਲਾਮ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਇਆ। ਉਸ ਨੇ ਤੁਹਾਨੂੰ ਅਜ਼ਾਦ ਕਰਵਾਇਆ। ਇਸ ਲਈ, ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਹੁਕਮ ਦਿੰਦਾ ਹੈ ਕਿ ਸਬਤ ਨੂੰ ਖਾਸ ਦਿਹਾੜੇ ਵਜੋਂ ਮੰਨੋ।

16 ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਗੇ ਅਤੇ ਇਸ ਧਰਤੀ ਉੱਤੇ ਰਹਿਣ ਵਾਲੇ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।

17 ਤੁਸੀਂ ਕਿਸੇ ਦਾ ਖੂਨ ਨਹੀਂ ਕਰੋਗੇ।

18 ਤੁਸੀਂ ਵਿਭਚਾਰ ਨਹੀਂ ਕਰੋਗੇ।

19 ਤੁਸੀਂ ਕੋਈ ਚੋਰੀ ਨਹੀਂ ਕਰੋਗੇ।

20 ਤੁਸੀਂ ਹੋਰਨਾਂ ਲੋਕਾਂ ਬਾਰੇ ਝੂਠ ਨਹੀਂ ਬੋਲੋਗੇ।

^a 5:9 ਮੈਂ...ਕਰਦਾ ਹਾਂ ਜਾਂ “ਮੈਂ ਏਲ ਕਾਲਹ-ਈਰਖਾਲੂ ਪਰਮੇਸ਼ੁਰ ਹਾਂ।”

^b 5:10 ਪਰ ਮੈਂ...ਮਿਹਰਬਾਨ ਹੋਵਾਂਗਾ ਜਾਂ “ਮੈਂ ਹਜ਼ਾਰਾਂ ਲੋਕਾਂ ਉੱਤੇ ਰਹਿਮ ਕਰਾਂਗਾ ਜੋ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਦਾ ਪਾਲਣ ਕਰਦੇ ਹਨ।”

21“ਤੁਸੀਂ ਕਿਸੇ ਗੈਰ ਆਦਮੀ ਦੀ ਪਤਨੀ ਦੀ ਕਾਮਨਾ ਨਹੀਂ ਕਰੋਗੇ। ਤੁਸੀਂ ਉਸ ਦੇ ਮਕਾਨਾਂ, ਉਸ ਦੇ ਖੇਤਾਂ, ਉਸ ਦੇ ਨੌਕਰ, ਨੌਕਰਾਣੀਆਂ, ਉਸ ਦੀਆਂ ਗਾਵਾਂ ਜਾਂ ਉਸ ਦੇ ਖੇਤਿਆਂ ਦੀ ਇੱਛਾ ਨਹੀਂ ਕਰੋਗੇ। ਤੁਸੀਂ ਕਿਸੇ ਹੋਰ ਦੀ ਕਿਸੇ ਵੀ ਚੀਜ਼ ਦੀ ਇੱਛਾ ਨਹੀਂ ਕਰੋਗੇ!”

33ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜੀਉਂਦੇ ਰਹੋਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਗੇ ਜਿਹੜੀ ਤੁਹਾਡੀ ਹੀ ਹੋਵੇਗੀ।

ਲੋਕ ਪਰਮੇਸ਼ੁਰ ਤੋਂ ਭੈੜੀਤ ਸਨ

22“ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕੱਠੇ ਹੋਏ ਸੀ। ਯਹੋਵਾਹ ਨੇ ਬਿਨਾਂ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸ ਨੇ ਆਪਣੇ ਸ਼ਬਦਾਂ ਨੂੰ ਦੇ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖ ਕੇ ਉਹ ਮੈਨੂੰ ਦੇ ਦਿੱਤੀਆਂ।

23“ਜਦੋਂ ਪਰਬਤ ਅੱਗ ਨਾਲ ਬਲ ਰਿਹਾ ਸੀ, ਤੁਸੀਂ ਹਨੇਰੇ ਵਿੱਚੋਂ ਆਉਂਦੀ ਅਵਾਜ਼ ਸੁਣੀ। ਫ਼ੇਰ ਸਾਰੇ ਬਜ਼ੁਰਗ ਅਤੇ ਤੁਹਾਡੇ ਪਰਿਵਾਰ-ਸਮੂਹਾਂ ਦੇ ਹੋਰ ਆਗੂ ਮੇਰੇ ਕੋਲ ਆਏ। 24ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸ ਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜੀਉਂਦੇ ਰਹਿ ਸਕਣਾ ਸੰਭਵ ਹੈ। 25ਪਰ ਜੇ ਅਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇੱਕ ਵਾਰੀ ਫ਼ੇਰ ਗੱਲ ਕਰਦਿਆਂ ਸੁਣਿਆ ਤਾਂ ਅਸੀਂ ਜ਼ਰੂਰ ਮਾਰੇ ਜਾਵਾਂਗੇ! ਉਹ ਭਿਆਨਕ ਅੱਗ ਸਾਨੂੰ ਭਸਮ ਕਰ ਸੁੱਟੇਗੀ! ਅਸੀਂ ਮਰਨਾ ਨਹੀਂ ਚਾਹੁੰਦੇ। 26ਕਿਸੇ ਬੰਦੇ ਨੇ ਵੀ ਕਦੇ ਜੀਉਂਦੇ ਜਾਗਦੇ ਪਰਮੇਸ਼ੁਰ ਨੂੰ ਅੱਗ ਵਿੱਚੋਂ ਬੋਲਦਿਆਂ ਨਹੀਂ ਸੁਣਿਆ ਹੋਵੇਗਾ ਅਤੇ ਫ਼ੇਰ ਜੀਵਿਤ ਬਚਿਆ ਹੋਵੇਗਾ ਜਿਵੇਂ ਅਸੀਂ ਸੁਣਿਆ ਹੈ। 27ਮੂਸਾ, ਤੁਸੀਂ ਨੇੜੇ ਜਾਓ ਅਤੇ ਉਹ ਸਾਰੀਆਂ ਗੱਲਾਂ ਸੁਣੋ ਜਿਹੜੀਆਂ ਯਹੋਵਾਹ, ਸਾਡਾ ਪਰਮੇਸ਼ੁਰ, ਆਖਦਾ ਹੈ। ਫ਼ੇਰ ਸਾਨੂੰ ਉਹ ਸਾਰੀਆਂ ਗੱਲਾਂ ਦੱਸਣਾ ਜਿਹੜੀਆਂ ਯਹੋਵਾਹ ਤੁਹਾਨੂੰ ਦੱਸੇ। ਅਸੀਂ ਤੁਹਾਡੀ ਗੱਲ ਸੁਣਾਂਗੇ, ਅਤੇ ਅਸੀਂ ਹਰ ਗੱਲ ਉਸੇ ਤਰ੍ਹਾਂ ਕਰਾਂਗੇ ਜਿਵੇਂ ਤੁਸੀਂ ਆਖੋਗੇ।’

ਯਹੋਵਾਹ ਮੂਸਾ ਨਾਲ ਗੱਲ ਕਰਦਾ ਹੈ

28“ਯਹੋਵਾਹ ਨੇ ਤੁਹਾਡੇ ਸ਼ਬਦ ਸੁਣੇ ਜਦੋਂ ਤੁਸੀਂ ਮੇਰੇ ਨਾਲ ਬੋਲੇ ਸੀ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਮੈਂ ਸੁਣ ਲਿਆ ਹੈ ਕਿ ਲੋਕਾਂ ਨੇ ਕੀ ਆਖਿਆ ਹੈ ਅਤੇ ਜੇ ਕੁਝ ਉਨ੍ਹਾਂ ਆਖਿਆ ਚੰਗਾ ਹੈ। 29ਮੈਂ ਸਿਰਫ਼ ਉਨ੍ਹਾਂ ਦੇ ਸੋਚਣ ਦੇ ਢੰਗ ਨੂੰ ਬਦਲਣਾ ਚਾਹੁੰਦਾ ਸਾਂ। ਮੈਂ ਚਾਹੁੰਦਾ ਸਾਂ ਕਿ ਉਹ ਮੇਰੀ ਇੱਜ਼ਤ ਕਰਨ ਅਤੇ ਪੂਰੇ ਦਿਲੋਂ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰਨ। ਫ਼ੇਰ ਉਹ ਅਤੇ ਉਨ੍ਹਾਂ ਦੇ ਉਤਰਾਧਿਕਾਰੀ ਹਮੇਸ਼ਾ ਲਈ ਅਸੀਸਮਈ ਹੋਣਗੇ।

30“ਜਾਉ ਲੋਕਾਂ ਨੂੰ ਆਖੋ ਕਿ ਆਪਣੇ ਤੰਬੂਆਂ ਵਿੱਚ ਵਾਪਸ ਚਲੇ ਜਾਣ। 31ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜ੍ਹਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿੱਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾ ਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’

32“ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸ ਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਖਿੰਛੇ ਲੱਗਣ ਤੋਂ ਹਟਣਾ ਨਹੀਂ!

ਹਮੇਸ਼ਾ ਪਰਮੇਸ਼ੁਰ ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਦਾ ਪਾਲਣ ਕਰੋ

6 1“ਇਹ ਉਹ ਹੁਕਮ, ਕਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਸਿਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਨੂੰਨਾਂ ਦੀ ਉਸ ਧਰਤੀ ਉੱਤੇ ਜਾ ਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਲ ਹੋ ਰਹੇ ਹੋ। 2ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜੀਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਨੂੰਨਾਂ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੱਤਾ ਹਾਂ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਗੇ। 3ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਨੂੰਨਾਂ ਦੀ ਪਾਲਣਾ ਕਰਨ ਵਿੱਚ ਹੇਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਲ ਕਰੋਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।

4“ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਹੈ। ਯਹੋਵਾਹ ਇੱਕ ਹੈ! 5ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ। 6ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ। 7ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ। 8ਇਨ੍ਹਾਂ ਆਦੇਸ਼ਾਂ ਨੂੰ ਲਿਖ ਲਵੋ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਇਨ੍ਹਾਂ ਨੂੰ ਆਪਣੇ ਮੱਥੇ ਉੱਤੇ ਪਹਿਨੋ ਤਾਂ ਜੋ ਤੁਹਾਨੂੰ ਮੇਰੀਆਂ ਸਿੱਖਿਆਵਾਂ ਚੇਤੇ ਕਰਨ ਵਿੱਚ ਸਹਾਇਤਾ ਮਿਲ ਸਕੇ। 9ਇਨ੍ਹਾਂ ਨੂੰ ਆਪਣੇ ਫ਼ਾਟਕਾਂ ਅਤੇ ਆਪਣੇ ਦਰਵਾਜ਼ਿਆਂ ਉੱਤੇ ਲਿਖ ਲਵੋ।

10“ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇੱਕ ਇਕਰਾਰ ਕੀਤਾ ਸੀ। ਯਹੋਵਾਹ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਅਤੇ ਉਹ ਤੁਹਾਨੂੰ ਮਹਾਨ ਅਤੇ ਅਮੀਰ ਸ਼ਹਿਰ ਦੇਵੇਗਾ, ਜਿਹੜੇ ਤੁਸੀਂ ਨਹੀਂ ਉਸਾਰੇ ਸਨ। 11ਯਹੋਵਾਹ ਤੁਹਾਨੂੰ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਦੇਵੇਗਾ ਜਿਨ੍ਹਾਂ ਨੂੰ ਤੁਸੀਂ ਨਹੀਂ ਭਰਿਆ ਸੀ। ਯਹੋਵਾਹ ਤੁਹਾਨੂੰ ਉਹ ਖੂਹ ਦੇਵੇਗਾ ਜਿਹੜੇ ਤੁਸੀਂ ਨਹੀਂ ਪੁੱਏ ਸਨ। ਯਹੋਵਾਹ ਤੁਹਾਨੂੰ ਅੰਗੂਰਾਂ ਅਤੇ ਜ਼ੈਤੂਨ ਦੇ ਰੁੱਖਾਂ ਦੇ ਖੇਤ ਦੇਵੇਗਾ ਜਿਹੜੇ ਤੁਸੀਂ ਨਹੀਂ ਬੀਜੇ ਸਨ। ਅਤੇ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ।

12“ਪਰ ਧਿਆਨ ਰੱਖਣਾ! ਯਹੋਵਾਹ ਨੂੰ ਭੁੱਲ ਨਾ ਜਾਣਾ। ਤੁਸੀਂ ਮਿਸਰ ਵਿੱਚ ਗੁਲਾਮ ਸੀ, ਪਰ ਯਹੋਵਾਹ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਰ ਲੈ ਆਇਆ। 13ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰੋ ਅਤੇ ਸਿਰਫ਼ ਓਸੇ ਦੀ ਸੇਵਾ ਕਰੋ। ਤੁਹਾਨੂੰ ਇਕਰਾਰ

ਬਿਵਸਥਾ ਸਾਰ

ਕਰਨ ਲਈ ਸਿਰਫ ਉਸੇ ਦੇ ਨਾਮ ਦੀ ਵਰਤੋਂ ਕਰਨੀ ਚਾਹੀਦੀ ਹੈ। 14 ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ। ਤੁਹਾਨੂੰ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ। 15 ਯਹੋਵਾਹ, ਤੁਹਾਡਾ ਪਰਮੇਸ਼ੁਰ, ਹਮੇਸ਼ਾ ਤੁਹਾਡੇ ਅੰਗ-ਸੰਗ ਹੈ। ਅਤੇ ਯਹੋਵਾਹ ਆਪਣੇ ਲੋਕਾਂ ਦਾ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ! ਇਸ ਲਈ ਜੇ ਤੁਸੀਂ ਉਨ੍ਹਾਂ ਹੋਰਨਾ ਦੇਵਤਿਆਂ ਦੇ ਪਿੱਛੇ ਲੱਗੋਗੇ, ਉਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ ਅਤੇ ਤੁਹਾਨੂੰ ਧਰਤੀ ਦੀ ਸਤਹ ਤੋਂ ਤਬਾਹ ਕਰ ਦੇਵੇਗਾ।

16 “ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਉਸ ਤਰ੍ਹਾਂ ਇਮਤਿਹਾਨ ਨਾ ਲਵੇ ਜਿਵੇਂ ਤੁਸੀਂ ਮੱਸਾਹ ਵਿਖੇ ਕੀਤਾ ਸੀ। 17 ਯਹੋਵਾਹ, ਆਪਣੇ ਪਰਮੇਸ਼ੁਰ ਦੇ ਹੁਕਮਾਂ ਦਾ ਦ੍ਰਿੜਤਾ ਨਾਲ ਪਾਲਣ ਕਰੋ। ਤੁਹਾਨੂੰ ਉਨ੍ਹਾਂ ਸਾਰੀਆਂ ਸਾਖੀਆਂ ਅਤੇ ਬਿਧੀਆਂ ਦਾ ਪਾਲਣਾ ਕਰਨੀ ਚਾਹੀਦੀ ਹੈ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਹਨ। 18 ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਠੀਕ ਅਤੇ ਚੰਗੀਆਂ ਹਨ-ਉਹ ਗੱਲਾਂ ਜਿਹੜੀਆਂ ਯਹੋਵਾਹ ਨੂੰ ਪ੍ਰਸੰਨ ਕਰਦੀਆਂ ਹਨ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ, ਅਤੇ ਤੁਸੀਂ ਜਾ ਕੇ ਉਹ ਚੰਗੀ ਧਰਤੀ ਹਾਸਲ ਕਰ ਸਕੋਗੇ ਜਿਸ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 19 ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਦੁਸ਼ਮਣਾ ਨੂੰ ਬਾਹਰ ਕੱਢ ਦਿਉ ਜਿਵੇਂ ਯਹੋਵਾਹ ਨੇ ਆਖਿਆ ਸੀ।

ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਕਾਰਨਾਮਿਆਂ ਬਾਰੇ ਦੱਸੋ

20 “ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛ ਸਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’ 21 ਫ਼ੇਰ ਤੁਸੀਂ ਆਪਣੇ ਬੱਚਿਆਂ ਨੂੰ ਆਖੋਗੇ, ‘ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ, ਪਰ ਯਹੋਵਾਹ ਸਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਤੋਂ ਬਾਹਰ ਲੈ ਆਇਆ। 22 ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ। 23 ਅਤੇ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਉਹ ਧਰਤੀ ਦੇ ਸਕੇ ਜਿਸ ਦਾ ਉਸ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 24 ਯਹੋਵਾਹ ਨੇ ਸਾਨੂੰ ਇਨ੍ਹਾਂ ਸਾਰੀਆਂ ਸਾਖੀਆਂ ਉੱਤੇ ਚੱਲਣ ਦਾ ਹੁਕਮ ਦਿੱਤਾ ਸੀ। ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਫ਼ੇਰ ਉਹ ਸਾਨੂੰ ਹਮੇਸ਼ਾ ਚੰਗਾ ਜੀਵਨ ਬਿਤਾਉਣ ਦੇਵੇਗਾ, ਜਿਵੇਂ ਕਿ ਅਸੀਂ ਹੁਣ ਹਾਂ। 25 ਜੇ ਅਸੀਂ ਧਿਆਨ ਨਾਲ ਪੂਰੇ ਨੇਮ ਦੀ ਪਾਲਣਾ ਕਰਾਂਗੇ ਬਿਲਕੁਲ ਉਸੇ ਤਰ੍ਹਾਂ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਕਰਨ ਲਈ ਆਖਿਆ ਸੀ, ਤਾਂ ਪਰਮੇਸ਼ੁਰ ਆਖੇਗਾ ਕਿ ਅਸੀਂ ਬਹੁਤ ਚੰਗਾ ਕੰਮ ਕੀਤਾ ਹੈ।’^a

ਪਰਮੇਸ਼ੁਰ ਦੇ ਖਾਸ ਲੋਕ, ਇਸਰਾਏਲ

7 1 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ ਤੁਸੀਂ ਆਪਣੇ ਲਈ ਹਾਸਲ ਕਰਨ

^a 6:25 ਜੇ ਅਸੀਂ...ਕੰਮ ਕੀਤਾ ਹੈ ਜਾਂ “ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਧਾਰਮਿਕਤਾ (ਨੇਕੀ) ਨਾਲ ਨਵਾਜੇਗਾ ਜੇਕਰ ਅਸੀਂ ਧਿਆਨ ਨਾਲ ਪੂਰੀ ਬਿਵਸਥਾ ਨੂੰ ਮੰਨਾਂਗੇ, ਬਿਲਕੁਲ ਜਿਵੇਂ ਕਿ ਉਸ ਨੇ ਸਾਨੂੰ ਹੁਕਮ ਦਿੱਤਾ ਸੀ।”

ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਰਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿਸ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲ ਤਾਕਤਵਰ ਹਨ। 2 ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਡੀ ਸ਼ਕਤੀ ਦੇ ਅਧੀਨ ਕਰ ਦੇਵੇਗਾ। ਅਤੇ ਤੁਸੀਂ ਇਨ੍ਹਾਂ ਨੂੰ ਹਰਾ ਦੇਵੋਗੇ। ਤੁਹਾਨੂੰ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ। ਉਨ੍ਹਾਂ ਉੱਤੇ ਰਹਿਮ ਨਾ ਕਰਨਾ। 3 ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨਾਲ ਵੀ ਵਿਆਹ ਨਾ ਕਰਨਾ, ਅਤੇ ਆਪਣੇ ਧੀਆਂ ਪੁੱਤਰਾਂ ਨੂੰ ਵੀ ਉਨ੍ਹਾਂ ਹੋਰਨਾਂ ਕੌਮਾਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰਨ ਦੇਣਾ। 4 ਕਿਉਂ ਜੋ ਉਹ ਲੋਕ ਤੁਹਾਡੇ ਬੱਚਿਆਂ ਨੂੰ ਮੇਰੇ ਪਿੱਛੇ ਲੱਗਣ ਤੋਂ ਹਟਾ ਦੇਣਗੇ। ਫ਼ੇਰ ਤੁਹਾਡੇ ਬੱਚੇ ਹੋਰਨਾਂ ਦੇਵਤਿਆਂ ਦੀ ਸੇਵਾ ਕਰਨਗੇ। ਅਤੇ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਤੁਹਾਨੂੰ ਛੇਤੀ ਹੀ ਤਬਾਹ ਕਰ ਦੇਵੇਗਾ।

ਬੂਟੇ ਦੇਵਤਿਆਂ ਨੂੰ ਤਬਾਹ ਕਰ ਦਿਉ

5 “ਇਹ ਗੱਲ ਹੈ ਜਿਹੜੀ ਤੁਹਾਨੂੰ ਇਨ੍ਹਾਂ ਕੌਮਾਂ ਨਾਲ ਕਰਨੀ ਚਾਹੀਦੀ ਹੈ: ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਭੰਨ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਯਾਦਗਾਰੀ ਪੱਥਰਾਂ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਦੇ ਅਸ਼ੇਰਾਹ ਥੰਪਾਂ ਨੂੰ ਚੀਰ ਸੁੱਟੋ ਅਤੇ ਉਨ੍ਹਾਂ ਦੇ ਬੁੱਤਾਂ ਨੂੰ ਸਾੜ ਦੇਵੋ! 6 ਕਿਉਂਕਿ ਤੁਸੀਂ ਯਹੋਵਾਹ ਦੇ ਆਪਣੇ ਲੋਕ ਹੋ। ਧਰਤੀ ਉੱਤੇ ਲੇ ਸਾਰੇ ਲੋਕਾਂ ਵਿੱਚੋਂ, ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਖਾਸ ਲੋਕਾਂ ਵਜੋਂ ਚੁਣਿਆ, ਉਹ ਲੋਕ ਜਿਹੜੇ ਸਿਰਫ ਉਸ ਦੇ ਹਨ। 7 ਯਹੋਵਾਹ ਨੇ ਤੁਹਾਨੂੰ ਕਿਉਂ ਪਿਆਰ ਕੀਤਾ ਅਤੇ ਚੁਣਿਆ? ਇਹ ਇਸ ਲਈ ਨਹੀਂ ਸੀ ਕਿ ਤੁਸੀਂ ਇੰਨੀ ਵੱਡੀ ਕੌਮ ਹੈ। ਸਾਰੇ ਲੋਕਾਂ ਵਿੱਚੋਂ ਤੁਸੀਂ ਤਾਂ ਸਭ ਤੋਂ ਘੱਟ ਗਿਣਤੀ ਵਿੱਚ ਸੀ! 8 ਪਰ ਯਹੋਵਾਹ ਤੁਹਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ। ਉਸ ਨੇ ਤੁਹਾਨੂੰ ਗੁਲਾਮੀ ਤੋਂ ਅਤੇ ਫ਼ਿਰਊਨ, ਮਿਸਰ ਦੇ ਰਾਜੇ ਦੀ ਪਕੜ ਤੋਂ ਆਜ਼ਾਦ ਕਰਵਾਇਆ। ਕਿਉਂ ਜੋ ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ ਅਤੇ ਉਹ ਤੁਹਾਡੇ ਪੁਰਖਿਆਂ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਨਾ ਚਾਹੁੰਦਾ ਸੀ।

9 “ਇਸ ਲਈ ਚੇਤੇ ਰੱਖੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੀ ਤੁਹਾਡਾ ਇੱਕੋ ਇੱਕ ਪਰਮੇਸ਼ੁਰ ਹੈ, ਅਤੇ ਤੁਸੀਂ ਉਸ ਉੱਤੇ ਭਰੋਸਾ ਕਰ ਸਕਦੇ ਹੋ। ਉਹ ਆਪਣਾ ਇਕਰਾਰਨਾਮਾ ਨਿਭਾਉਂਦਾ ਹੈ। ਉਹ ਉਨ੍ਹਾਂ ਸਾਰੇ ਲੋਕਾਂ ਨੂੰ ਆਪਣਾ ਪਿਆਰ ਅਤੇ ਮਿਹਰ ਪਰਗਟ ਕਰਦਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਦੇ ਹਨ, ਉਹ ਆਪਣਾ ਪਿਆਰ ਅਤੇ ਮਿਹਰ ਗਜ਼ਾਹੀ ਪੀੜ੍ਹੀਆਂ ਤੱਕ ਪਰਗਟ ਕਰਦਾ ਰਹਿੰਦਾ ਹੈ। 10 ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਵਿੱਲ ਨਹੀਂ ਲਾਵੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। 11 ਇਸ ਲਈ ਤੁਹਾਨੂੰ ਉਨ੍ਹਾਂ ਆਦੇਸ਼ਾਂ, ਕਨੂੰਨਾਂ ਅਤੇ ਬਿਧੀਆਂ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।

12 “ਜੇ ਤੁਸੀਂ ਇਨ੍ਹਾਂ ਕਨੂੰਨਾਂ ਨੂੰ ਸੁਣੋਗੇ, ਅਤੇ ਜੇ ਤੁਸੀਂ ਇਨ੍ਹਾਂ ਦੀ ਪਾਲਣਾ ਕਰਨ ਵਿੱਚ ਧਿਆਨ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਆਪਣਾ ਪਿਆਰ ਦਾ ਇਕਰਾਰਨਾਮਾ ਪੂਰਾ ਕਰੇਗਾ। ਉਸ ਨੇ ਇਸ ਦਾ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ

ਸੀ। ¹³ਉਹ ਤੁਹਾਨੂੰ ਪਿਆਰ ਕਰੇਗਾ ਅਤੇ ਅਸੀਸ ਦੇਵੇਗਾ। ਉਹ ਤੁਹਾਡੀ ਕੌਮ ਵਿੱਚ ਵਾਧਾ ਕਰੇਗਾ। ਉਹ ਤੁਹਾਡੇ ਬੱਚਿਆਂ ਨੂੰ ਅਸੀਸ ਦੇਵੇਗਾ। ਉਹ ਤੁਹਾਡੇ ਖੇਤਾਂ ਨੂੰ ਚੰਗੀਆਂ ਫਸਲਾਂ ਦੀ ਅਸੀਸ ਦੇਵੇਗਾ। ਉਹ ਤੁਹਾਨੂੰ ਅਨਾਜ, ਨਵੀਂ ਮੈਥ ਅਤੇ ਤੇਲ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਵੱਡਿਆਂ ਦੀ ਅਤੇ ਭੇਡਾਂ ਨੂੰ ਲੇਲਿਆਂ ਦੀ ਅਸੀਸ ਦੇਵੇਗਾ। ਤੁਸੀਂ ਇਹ ਸਾਰੀਆਂ ਅਸੀਸਾਂ ਉਸ ਧਰਤੀ ਉੱਤੇ ਪ੍ਰਾਪਤ ਕਰੋਗੇ ਜਿਸ ਨੂੰ ਤੁਹਾਨੂੰ ਦੇਣ ਬਾਰੇ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।

¹⁴“ਤੁਹਾਨੂੰ ਸਮੂਹ ਲੋਕਾਂ ਨਾਲੋਂ ਵੱਧ ਅਸੀਸਾਂ ਪ੍ਰਾਪਤ ਹੋਣਗੀਆਂ। ਹਰ ਪਤੀ ਅਤੇ ਪਤਨੀ ਔਲਾਦ ਪੈਦਾ ਕਰਨ ਦੇ ਯੋਗ ਹੋਵੇਗਾ। ਤੁਹਾਡੀਆਂ ਗਾਵਾਂ ਵੱਡੇ ਪੈਦਾ ਕਰਨ ਯੋਗ ਹੋਣਗੀਆਂ। ¹⁵ਅਤੇ ਯਹੋਵਾਹ ਤੁਹਾਡੀ ਹਰ ਬਿਮਾਰੀ ਦੂਰ ਕਰ ਦੇਵੇਗਾ। ਯਹੋਵਾਹ ਤੁਹਾਨੂੰ ਉਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਵੇਗਾ ਜਿਹੜੀਆਂ ਤੁਹਾਨੂੰ ਮਿਸਰ ਵਿੱਚ ਰਹਿੰਦਿਆਂ ਲੱਗੀਆਂ ਸਨ। ਪਰ ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਇਹ ਬਿਮਾਰੀਆਂ ਲਾ ਦੇਵੇਗਾ। ¹⁶ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕੰਜੇ ਵਰਗੇ ਹਨ।

ਬਿਵਸਥਾ ਸਾਰ

ਯਹੋਵਾਹ ਆਪਣੇ ਬੰਦਿਆਂ ਦੀ ਸਹਾਇਤਾ ਦਾ ਇਕਰਾਰ ਕਰਦਾ ਹੈ

¹⁷“ਆਪਣੇ ਦਿਲ ਵਿੱਚ ਇਹ ਨਾ ਆਖੋ, ‘ਇਹ ਕੌਮਾਂ ਸਾਡੇ ਨਾਲੋਂ ਤਾਕਤਵਰ ਹਨ। ਅਸੀਂ ਇਨ੍ਹਾਂ ਨੂੰ ਕਿਵੇਂ ਕੱਢ ਸਕਦੇ ਹਾਂ?’ ¹⁸ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ। ¹⁹ਤੁਸੀਂ ਉਨ੍ਹਾਂ ਵੱਡੀਆਂ ਮੁਸੀਬਤਾਂ ਨੂੰ ਦੇਖਿਆ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਦਿੱਤੀਆਂ। ਤੁਸੀਂ ਉਸ ਦੇ ਚਮਤਕਾਰ ਦੇਖੇ। ਤੁਸੀਂ ਦੇਖਿਆ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਦੀ ਵਰਤੋਂ ਕੀਤੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸੇ ਸ਼ਕਤੀ ਦੀ ਵਰਤੋਂ ਉਨ੍ਹਾਂ ਸਾਰੇ ਲੋਕਾਂ ਦੇ ਵਿਰੁੱਧ ਕਰੇਗਾ ਜਿਨ੍ਹਾਂ ਤੋਂ ਤੁਸੀਂ ਭੈਭੀਤ ਹੋ।

²⁰“ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਸਮੂਹ ਲੋਕਾਂ ਨੂੰ ਲੱਭਣ ਲਈ ਡੇਰਮੂ (ਹਾਰਨੇਟ^a) ਵੀ ਭੇਜੇਗਾ, ਜਿਹੜੇ ਤੁਹਾਡੇ ਕੋਲੋਂ ਬਚ ਕੇ ਛੁਪਣਗਾਹਾਂ ਵਿੱਚ ਚਲੇ ਜਾਣਗੇ। ਉਹ ਉਨ੍ਹਾਂ ਸਾਰਿਆਂ ਲੋਕਾਂ ਨੂੰ ਤਬਾਹ ਕਰ ਦੇਵੇਗਾ। ²¹ਉਨ੍ਹਾਂ ਲੋਕਾਂ ਕੋਲੋਂ ਨਾ ਡਰੋ। ਕਿਉਂ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੰਗ-ਸੰਗ ਹੈ ਅਤੇ ਉਹ ਇੱਕ ਮਹਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ। ²²ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਕੌਮਾਂ ਨੂੰ ਛੋਟੇ ਟੋਲਿਆਂ ਵਿੱਚ ਤੁਹਾਡਾ ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਇੱਕੋ ਵਾਰੀ ਬਰਬਾਦ ਨਹੀਂ ਕਰੋਗੇ। ਜੇ ਤੁਸੀਂ ਅਜਿਹਾ ਕਰੋਗੇ, ਜੰਗਲੀ ਜਾਨਵਰ ਵੱਧ ਜਾਣਗੇ ਅਤੇ ਤੁਹਾਨੂੰ ਨੁਕਸਾਨ ਪਹੁੰਚਾਉਣਗੇ। ²³ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ

^a 7:20 ਹਾਰਨੇਟ ਇੱਕ ਵਿਸ਼ਾਲ ਬਦਬੂਦਾਰ ਕੀੜਾ। ਇਥੇ ਇਸ ਦਾ ਭਾਵ ਪਰਮੇਸ਼ੁਰ ਦਾ ਫ਼ਹਿਰਸਤਾ ਜਾਂ ਉਸ ਦੀ ਮਹਾਨ ਸ਼ਕਤੀ ਵੀ ਹੋ ਸਕਦਾ ਹੈ।

ਕਿ ਉਹ ਹਾਰ ਨਹੀਂ ਜਾਂਦੇ। ²⁴ਯਹੋਵਾਹ ਤੁਹਾਡੀ ਉਨ੍ਹਾਂ ਦੇ ਰਾਜਿਆਂ ਨੂੰ ਹਰਾਉਣ ਵਿੱਚ ਸਹਾਇਤਾ ਕਰੇਗਾ। ਤੁਸੀਂ ਉਨ੍ਹਾਂ ਨੂੰ ਮਾਰ ਦਿਉਗੇ, ਅਤੇ ਦੁਨੀਆ ਇਹ ਭੁੱਲ ਜਾਵੇਗੀ ਕਿ ਉਹ ਕਦੇ ਜੀਉਂਦੇ ਸਨ। ਕੋਈ ਵੀ ਬੰਦਾ ਤੁਹਾਨੂੰ ਰੋਕ ਨਹੀਂ ਸਕੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਹਰਾ ਦੇਵੋਗੇ!

²⁵“ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟ ਕੇ ਸਾੜ ਦਿਉ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕੰਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ। ²⁶ਅਤੇ ਤੁਹਾਨੂੰ ਉਨ੍ਹਾਂ ਭਿਆਨਕ ਬੁੱਤਾਂ ਵਿੱਚੋਂ ਕੋਈ ਆਪਣੇ ਘਰਾਂ ਅੰਦਰ ਨਹੀਂ ਲਿਆਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਭਿਆਨਕ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। ਤੁਹਾਨੂੰ ਉਹ ਬੁੱਤ ਤਬਾਹ ਕਰ ਦੇਣੇ ਚਾਹੀਦੇ ਹਨ।

ਯਹੋਵਾਹ ਨੂੰ ਚੇਤੇ ਰੱਖੋ

8 ¹“ਤੁਹਾਨੂੰ ਉਹ ਸਾਰੀਆਂ ਬਿਧੀਆਂ ਪਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਗੇ ਅਤੇ ਇੱਕ ਵੱਡੀ ਕੌਮ ਬਣੋਗੇ। ਤੁਸੀਂ ਉਹ ਧਰਤੀ ਹਾਸਲ ਕਰੋਗੇ ਜਿਸ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ²ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸ ਦੀ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਹਲੀਮ ਬਣਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਣਨਾ ਚਾਹੁੰਦਾ ਸੀ। ਉਹ ਜਾਣਨਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਗੇ। ³ਯਹੋਵਾਹ ਨੇ ਤੁਹਾਨੂੰ ਹਲੀਮ ਬਣਾਇਆ ਅਤੇ ਤੁਹਾਨੂੰ ਭੁੱਖਿਆਂ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨਾ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲਗਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਹੋਣੀ ਨਾਲ ਹੀ ਜੀਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਨਾਲ ਜੀਉਂਦੇ ਹਨ ਜੋ ਯਹੋਵਾਹ ਆਖਦਾ ਹੈ। ⁴ਇਨ੍ਹਾਂ 40 ਵਰ੍ਹਿਆਂ ਵਿੱਚ ਤੁਹਾਡੇ ਕੱਪੜੇ ਘਿਸੇ ਨਹੀਂ ਅਤੇ ਤੁਹਾਡੇ ਪੈਰ ਸੁੱਜੇ ਨਹੀਂ। ਕਿਉਂਕਿ ਯਹੋਵਾਹ ਨੇ ਤੁਹਾਡਾ ਖਿਆਲ ਰੱਖਿਆ ਹੈ। ⁵ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੰਬੇ ਨੂੰ ਸਿਖਾਉਂਦੇ ਹੋਏ ਇੱਕ ਮਾਧੇ ਵਾਂਗ ਸੀ।

⁶“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ। ਉਸ ਦੇ ਪਿੱਛੇ ਲੱਗੋ ਅਤੇ ਉਸ ਦੀ ਇੱਜ਼ਤ ਕਰੋ। ⁷ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ-ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿੱਚ ਪਾਣੀ ਧਰਤੀ ਵਿੱਚੋਂ ਨਿਕਲ ਕੇ ਵੱਗਦਾ ਹੈ। ⁸ਇਸ ਧਰਤੀ ਉੱਤੇ ਕਣਕ ਅਤੇ ਜੌਂ, ਅੰਗੂਰਾਂ ਦੀਆਂ ਵੇਲ, ਅੰਜੀਰ ਦੇ ਰੁੱਖ ਅਤੇ ਅਨਾਰ ਹਨ। ਇਹ ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦੀ ਧਰਤੀ ਹੈ। ⁹ਇੱਥੇ ਤੁਹਾਨੂੰ ਕਾਫ਼ੀ ਭੋਜਨ ਮਿਲੇਗਾ। ਤੁਹਾਨੂੰ ਹਰ ਲੋੜੀਂਦੀ ਸ਼ੈਅ ਮਿਲੇਗੀ। ਇਹ ਉਹ

ਧਰਤੀ ਹੈ ਜਿੱਥੇ ਲੋਹੇ ਦੀਆਂ ਚਟਾਨਾਂ ਹਨ। ਤੁਸੀਂ ਪਹਾੜੀਆਂ ਵਿੱਚੋਂ ਤਾਂਬਾ ਕੱਢ ਸਕਦੇ ਹੋ। **10**ਤੁਸੀਂ ਜਿੰਨਾ ਚਾਹੋਗੇ ਉਨਾ ਖਾਵੋਗੇ। ਫੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤ ਕਰੋਗੇ।

ਯਹੋਵਾਹ ਦੀ ਕਰਨੀ ਨੂੰ ਨਾ ਭੁੱਲੋ

11“ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾਂ ਹੁਕਮਾਂ, ਕਰਨੂਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। **12**ਫੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਗੇ। **13**ਤੁਹਾਡੇ ਪਸ਼ੂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ! **14**ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੇ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ। **15**ਯਹੋਵਾਹ ਨੇ ਬਹੁਤ ਹੀ ਵਿਸ਼ਾਲ ਅਤੇ ਭਿਆਨਕ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਉਸ ਮਾਰੂਥਲ ਵਿੱਚ ਜ਼ਹਿਰੀਲੇ ਸੱਪ ਅਤੇ ਬਿਛੂ ਸਨ। ਧਰਤੀ ਖੁਸ਼ਕ ਸੀ ਅਤੇ ਕਿਧਰੇ ਵੀ ਪਾਣੀ ਨਹੀਂ ਸੀ, ਪਰ ਯਹੋਵਾਹ ਨੇ ਤੁਹਾਨੂੰ ਠੋਸ ਚਟਾਨ ਵਿੱਚੋਂ ਪਾਣੀ ਦਿੱਤਾ। **16**ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨਾ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਹਲੀਮ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ। **17**ਆਪਣੇ ਮਨ ਵਿੱਚ ਇਹ ਕਦੇ ਨਾ ਸੋਚੋ, ‘ਇਹ ਸਾਰੀ ਦੰਲਤ ਮੈਂ ਆਪਣੀ ਯੋਗਤਾ ਅਤੇ ਤਾਕਤ ਰਾਹੀਂ ਹਾਸਲ ਕੀਤੀ ਹੈ।’ **18**ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਯਾਦ ਰੱਖੋ। ਯਾਦ ਰੱਖੋ ਕਿ ਉਹੀ ਹੈ ਜਿਹੜਾ ਤੁਹਾਨੂੰ ਅਜਿਹੀਆਂ ਗੱਲਾਂ ਕਰਨ ਦੀ ਸ਼ਕਤੀ ਦਿੰਦਾ ਹੈ। ਯਹੋਵਾਹ ਅਜਿਹਾ ਕਿਉਂ ਕਰਦਾ ਹੈ? ਕਿਉਂਕਿ ਉਹ ਉਸ ਇਕਰਾਰਨਾਮੇ ਦਾ ਪਾਲਣ ਕਰਨਾ ਚਾਹੁੰਦਾ ਹੈ। ਜਿਹੜਾ ਉਸ ਨੇ ਪੁਰਖਿਆਂ ਨਾਲ ਕੀਤਾ ਸੀ, ਉਦੋਂ ਜਿਵੇਂ ਉਹ ਅੱਜ ਕਰ ਰਿਹਾ ਹੈ!

19“ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਾ ਭੁੱਲੋ। ਕਦੇ ਵੀ ਰੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ! ਕਦੇ ਵੀ ਉਨ੍ਹਾਂ ਦੀ ਸੇਵਾ ਅਤੇ ਉਪਾਸਨਾ ਨਾ ਕਰੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਮੈਂ ਅੱਜ ਤੁਹਾਨੂੰ ਚੇਤਾਵਨੀ ਦਿੰਦਾ ਹਾਂ: ਤੁਸੀਂ ਅਵੱਝ ਤਬਾਹ ਹੋ ਜਾਵੋਗੇ। **20**ਯਹੋਵਾਹ ਤੁਹਾਡੇ ਲਈ ਰੋਰਨਾਂ ਕੌਮਾਂ ਨੂੰ ਤਬਾਹ ਕਰ ਰਿਹਾ ਹੈ। ਪਰ ਜੇ ਤੁਸੀਂ ਰੋਰਨਾਂ ਦੇਵਤਿਆਂ ਦੇ ਪਿੱਛੇ ਲੱਗੋਗੇ ਤਾਂ ਤੁਸੀਂ ਵੀ ਉਨ੍ਹਾਂ ਵਾਂਗ ਹੀ ਤਬਾਹ ਹੋ ਜਾਵੋਗੇ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣਨੇ ਹਟ ਗਏ।

ਯਹੋਵਾਹ ਇਸਰਾਏਲ ਨਾਲ ਹੋਵੇਗਾ

9 **1**“ਇਸਰਾਏਲ ਦੇ ਲੋਕੋ, ਸੁਣੋ! ਤੁਸੀਂ ਅੱਜ ਯਰਦਨ ਨਦੀ ਦੇ ਪਾਰ ਜਾਵੋਗੇ। ਤੁਸੀਂ ਉਸ ਧਰਤੀ ਉੱਤੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢਣ ਲਈ ਜਾਵੋਗੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ। ਉਨ੍ਹਾਂ ਦੇ ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਨੂੰ ਛੂੰਹਦੀਆਂ ਹਨ। **2**ਉੱਥੋਂ ਦੇ ਲੋਕ ਲੰਮੇ ਅਤੇ ਮਜ਼ਬੂਤ ਹਨ।

ਉਹ ਅਨਾਕੀ ਹਨ। ਤੁਸੀਂ ਉਨ੍ਹਾਂ ਬਾਰੇ ਜਾਣਦੇ ਹੋ। ਤੁਸੀਂ ਇਹ ਕਥਨ ਸੁਣਿਆ, ‘ਕੋਈ ਵੀ ਕਦੇ ਵੀ ਅਨਾਕੀਆਂ ਦੇ ਵਿਰੁੱਧ ਜਿੱਤ ਨਹੀਂ ਸਕਦਾ।’ **3**ਪਰ ਤੁਸੀਂ ਯਕੀਨ ਕਰ ਸਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਹਮਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਹਮਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿਉਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ।

4“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਉਨ੍ਹਾਂ ਕੌਮਾਂ ਨੂੰ ਬਾਹਰ ਭਜਾ ਦੇਵੇਗਾ। ਪਰ ਕਦੇ ਵੀ ਇਹ ਨਾ ਸੋਚੋ, ‘ਯਹੋਵਾਹ ਸਾਨੂੰ ਇਸ ਧਰਤੀ ਉੱਤੇ ਰਹਿਣ ਲਈ ਇਸ ਵਾਸਤੇ ਲਿਆਇਆ ਕਿਉਂਕਿ ਅਸੀਂ ਇੰਨੇ ਚੰਗੇ ਲੋਕ ਹਾਂ!’ ਇਹ ਕਾਰਣ ਨਹੀਂ ਹੈ! ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਲਈ ਬਾਹਰ ਧੱਕਿਆ ਕਿਉਂਕਿ ਉਹ ਬੁਰੀਆਂ ਸਨ-ਇਸ ਲਈ ਨਹੀਂ ਕਿ ਤੁਸੀਂ ਚੰਗੇ ਸੀ। **5**ਤੁਸੀਂ ਉਨ੍ਹਾਂ ਦੀ ਧਰਤੀ ਲੈਣ ਲਈ ਜਾ ਰਹੇ ਹੋ, ਪਰ ਇਸ ਲਈ ਨਹੀਂ ਕਿਉਂਕਿ ਤੁਸੀਂ ਚੰਗੇ ਹੋ ਅਤੇ ਠੀਕ ਢੰਗ ਨਾਲ ਜੀਉਂਦੇ ਹੋ। ਤੁਸੀਂ ਉੱਥੇ ਜਾ ਰਹੇ ਹੋ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਬਾਹਰ ਧੱਕ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਬਦੀ ਦਾ ਜੀਵਨ ਜੀਵਿਆ ਅਤੇ ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਇਕਰਾਰ ਦੀ ਪਾਲਣਾ ਕਰੇ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਰਾਕ ਅਤੇ ਯਾਕੂਬ ਨਾਲ ਕੀਤਾ ਸੀ। **6**ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਚੰਗੀ ਧਰਤੀ ਰਹਿਣ ਲਈ ਦੇ ਰਿਹਾ ਹੈ ਪਰ ਤੁਹਾਨੂੰ ਜਾਣ ਲੈਣਾ ਚਾਹੀਦਾ ਹੈ ਕਿ ਇਹ ਇਸ ਲਈ ਨਹੀਂ ਕਿ ਤੁਸੀਂ ਚੰਗੇ ਹੋ, ਸੱਚ ਤਾਂ ਇਹ ਹੈ ਕਿ ਤੁਸੀਂ ਬਹੁਤ ਜ਼ਿੱਦੀ ਲੋਕ ਹੋ।

ਯਹੋਵਾਹ ਦੇ ਗੁੱਸੇ ਨੂੰ ਚੇਤੇ ਰੱਖੋ

7“ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ। **8**ਤੁਸੀਂ ਯਹੋਵਾਹ ਨੂੰ ਹੋਰੇਬ ਪਰਬਤ (ਸੀਨਈ) ਉੱਤੇ ਨਾਰਾਜ਼ ਕੀਤਾ। ਯਹੋਵਾਹ ਇੰਨਾ ਜ਼ਿਆਦਾ ਨਾਰਾਜ਼ ਸੀ ਕਿ ਤੁਹਾਨੂੰ ਤਬਾਹ ਕਰ ਸਕਦਾ ਸੀ। **9**ਮੈਂ ਪਰਬਤ ਉੱਪਰ ਚਪਟੀਆਂ ਸ਼ਿਲਾਵਾਂ ਲੈਣ ਲਈ ਗਿਆ ਯਹੋਵਾਹ ਨੇ ਜਿਹੜਾ ਇਕਰਾਰ ਤੁਹਾਡੇ ਨਾਲ ਕੀਤਾ ਸੀ ਉਹ ਇਨ੍ਹਾਂ ਸ਼ਿਲਾਵਾਂ ਉੱਤੇ ਲਿਖਿਆ ਹੋਇਆ ਸੀ। ਮੈਂ 40 ਦਿਨਾਂ ਅਤੇ 40 ਰਾਤਾਂ ਪਰਬਤ ਉੱਤੇ ਰੁਕਿਆ। ਮੈਂ ਨਾ ਭੋਜਨ ਖਾਧਾ ਨਾ ਪਾਣੀ ਪੀਤਾ। **10**ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਸ਼ਿਲਾਵਾਂ ਦਿੱਤੀਆਂ। ਯਹੋਵਾਹ ਨੇ ਉਨ੍ਹਾਂ ਪੱਥਰਾਂ ਉੱਤੇ ਆਪਣੀਆਂ ਹੀ ਉਂਗਲਾਂ ਨਾਲ ਹੁਕਮ ਲਿਖੇ ਜਿਹੜੇ ਉਸ ਨੇ ਅੱਗ ਵਿੱਚੋਂ ਕਠੇ ਸਨ, ਜਦੋਂ ਅਸੀਂ ਪਰਬਤ ਉੱਤੇ ਇਕੱਠੇ ਹੋਏ ਸਾਂ।

11“ਇਸ ਲਈ 40 ਦਿਨਾਂ ਅਤੇ 40 ਰਾਤਾਂ ਤੋਂ ਬਾਦ ਮੈਨੂੰ ਯਹੋਵਾਹ ਨੇ ਦੋਵੇਂ ਸ਼ਿਲਾਵਾਂ ਦੇ ਦਿੱਤੀਆਂ-ਇਕਰਾਰਨਾਮੇ ਦੀਆਂ ਸ਼ਿਲਾਵਾਂ। **12**ਫੇਰ ਯਹੋਵਾਹ ਨੇ ਮੈਨੂੰ ਆਖਿਆ, ‘ਉਂਠ ਖੜ੍ਹਾ ਹੋ ਅਤੇ ਛੇਤੀ ਨਾਲ ਇੱਥੋਂ ਹੇਠਾਂ ਚਲਾ ਜਾ। ਜਿਨ੍ਹਾਂ ਲੋਕਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਇਆ ਸੀ ਉਨ੍ਹਾਂ ਨੇ ਆਪਣੇ-ਆਪ ਨੂੰ ਬਰਬਾਦ ਕਰ ਲਿਆ ਹੈ। ਉਹ ਮੇਰੇ ਹੁਕਮ ਨੂੰ ਮੰਨਣ ਤੋਂ ਇੰਨੀ ਛੇਤੀ ਪਲਟ ਗਏ ਹਨ! ਉਨ੍ਹਾਂ ਨੇ ਸੋਨਾ ਪਿਪਲਾ ਕੇ ਇੱਕ ਮੂਰਤੀ ਬਣਾ ਲਈ ਹੈ।’

13“ਯਹੋਵਾਹ ਨੇ ਮੈਨੂੰ ਇਹ ਵੀ ਆਖਿਆ, ‘ਮੈਂ ਵੇਖਿਆ ਕਿ ਇਹ ਲੋਕ ਬੜੇ ਜ਼ਿੰਦੀ ਹਨ। 14ਇਸ ਲਈ ਮੈਨੂੰ ਇਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਲੈਣ ਦੇ, ਤਾਂ ਜੋ ਫ਼ੇਰ ਕਦੇ ਵੀ ਕੋਈ ਉਨ੍ਹਾਂ ਦੇ ਨਾਵਾਂ ਨੂੰ ਚੇਤੇ ਨਹੀਂ ਕਰੇਗਾ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਹੋਰ ਕੌਮ ਦੀ ਸਾਜਣਾ ਕਰਾਂਗਾ ਜਿਹੜੀ ਇਨ੍ਹਾਂ ਲੋਕਾਂ ਨਾਲੋਂ ਵਧੇਰੇ ਮਹਾਨ ਅਤੇ ਤਾਕਤਵਰ ਹੋਵੇਗੀ।’

ਸੁਨਿਹਰੀ ਵੱਛਾ

15“ਫ਼ੇਰ ਮੈਂ ਪਿੱਛੇ ਮੁੜ ਪਿਆ ਅਤੇ ਪਰਬਤ ਤੋਂ ਹੇਠਾਂ ਆ ਗਿਆ। ਪਰਬਤ ਨੂੰ ਅੱਗ ਲੱਗੀ ਹੋਈ ਸੀ ਅਤੇ ਇਕਰਾਰਨਾਮੇ ਦੇ ਦੋਵੇਂ ਪੱਥਰ ਮੇਰੇ ਹੱਥਾਂ ਵਿੱਚ ਸਨ। 16ਮੈਂ ਨਜ਼ਰ ਮਾਰੀ ਅਤੇ ਦੇਖਿਆ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਸੀ। ਮੈਂ ਉਹ ਵੱਛਾ ਦੇਖਿਆ ਜਿਸ ਨੂੰ ਤੁਸੀਂ ਪਿਘਲੇ ਹੋਏ ਸੋਨੇ ਨਾਲ ਬਣਾਇਆ ਸੀ। ਤੁਈ ਕਿੰਨੀ ਛੇਤੀ ਯਹੋਵਾਹ ਦਾ ਹੁਕਮ ਮੰਨਣਾ ਛੱਡ ਦਿੱਤਾ ਹੈ! 17ਇਸ ਲਈ ਮੈਂ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਲਈਆਂ ਅਤੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਟੁੱਕੜੇ ਕਰਦਿਆਂ ਹੋਇਆਂ, ਆਪਣੇ ਹੱਥਾਂ ਵਿੱਚੋਂ ਪਰੇ ਸੁੱਟ ਦਿੱਤਾ। 18ਫ਼ੇਰ ਮੈਂ 40 ਦਿਨ ਅਤੇ 40 ਰਾਤਾਂ ਯਹੋਵਾਹ ਅੱਗੇ ਧਰਤੀ ਉੱਤੇ ਪਿਆ ਰਿਹਾ, ਜਿਵੇਂ ਮੈਂ ਪਹਿਲਾਂ ਕੀਤਾ ਸੀ। ਮੈਂ ਖਾਣਾ-ਪੀਣਾ ਬੰਦ ਕਰ ਦਿੱਤਾ। ਇਹ ਮੈਂ ਇਸ ਵਾਸਤੇ ਕੀਤਾ ਕਿਉਂਕਿ ਤੁਸਾਂ ਬਹੁਤ ਗੰਭੀਰ ਪਾਪ ਕੀਤਾ ਸੀ। ਤੁਸੀਂ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ ਅਤੇ ਤੁਸੀਂ ਉਸ ਨੂੰ ਕਰੋਧਵਾਨ ਕਰ ਦਿੱਤਾ। 19ਮੈਂ ਯਹੋਵਾਹ ਦੇ ਕਰੋਧ ਤੋਂ ਭੈੜੀ ਤਾਂ ਸਾਂ। ਉਹ ਇੰਨਾ ਕਰੋਧਵਾਨ ਸੀ ਕਿ ਤੁਹਾਨੂੰ ਤਬਾਹ ਕਰ ਸਕਦਾ ਸੀ। ਪਰ ਯਹੋਵਾਹ ਨੇ ਇੱਕ ਵਾਰ ਫ਼ੇਰ ਮੈਨੂੰ ਸੁਣਿਆ। 20ਯਹੋਵਾਹ ਹਾਰੂਨ ਨਾਲ ਬਹੁਤ ਨਾਰਾਜ਼ ਸੀ-ਇੰਨਾ ਕਿ ਉਸ ਨੂੰ ਤਬਾਹ ਕਰ ਸਕਦਾ ਸੀ। ਪਰ ਇੱਕ ਵਾਰ ਫ਼ੇਰ ਯਹੋਵਾਹ ਨੇ ਮੇਰੀ ਗੱਲ ਸੁਣੀ। 21ਮੈਂ ਉਹ ਭਿਆਨਕ ਚੀਜ਼, ਵੱਛੇ ਨੂੰ ਲਿਆ ਜਿਹੜਾ ਤੁਸੀਂ ਬਣਾਇਆ ਸੀ-ਅਤੇ ਇਸ ਨੂੰ ਅੱਗ ਵਿੱਚ ਸਾੜ ਦਿੱਤਾ। ਮੈਂ ਇਸ ਦੇ ਛੋਟੇ-ਛੋਟੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਗਰਦ ਵਿੱਚ ਮਿਲਾ ਦਿੱਤਾ। ਫ਼ੇਰ ਮੈਂ ਉਸ ਗਰਦ ਨੂੰ ਹੇਠਾਂ ਚਰਿਆ ਵਿੱਚ ਸੁੱਟ ਦਿੱਤਾ ਜੋ ਪਰਬਤ ਤੋਂ ਹੇਠਾਂ ਰੁੜ੍ਹ ਗਈ।

ਮੂਸਾ ਯਹੋਵਾਹ ਪਾਸੋਂ ਇਸਰਾਏਲ ਲਈ ਮਾਫ਼ੀ ਮੰਗਦਾ ਹੈ

22“ਤਬਾਹੇਗਾਰ, ਮੱਸਾਹ ਅਤੇ ਕਿਬਰੋਥ-ਹੱਤਮਾਵਾਹ ਵਿਖੇ ਵੀ ਤੁਸੀਂ ਯਹੋਵਾਹ ਨੂੰ ਬਹੁਤ ਨਾਰਾਜ਼ ਕੀਤਾ। 23ਅਤੇ ਜਦੋਂ ਯਹੋਵਾਹ ਨੇ ਤੁਹਾਨੂੰ ਦਾਦੇਸ਼-ਬਰਨੇਆ ਛੱਡ ਜਾਣ ਲਈ ਆਖਿਆ ਸੀ ਤੁਸੀਂ ਉਸ ਦਾ ਹੁਕਮ ਨਹੀਂ ਮੰਨਿਆ। ਉਸ ਨੇ ਆਖਿਆ ਸੀ, ‘ਉੱਤੇ ਜਾਓ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲਵੋ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।’ ਪਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਤੁਸੀਂ ਉਸ ਉੱਤੇ ਯਕੀਨ ਨਹੀਂ ਕੀਤਾ ਤੁਸੀਂ ਉਸ ਦਾ ਆਦੇਸ਼ ਨਹੀਂ ਸੁਣਿਆ। 24ਉਹ ਸਾਰਾ ਸਮਾਂ ਜਦੋਂ ਤੋਂ ਮੈਂ ਤੁਹਾਨੂੰ ਜਾਣਦਾ ਹਾਂ, ਤੁਸੀਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ।

25“ਇਸ ਲਈ ਮੈਂ ਯਹੋਵਾਹ ਅੱਗੇ 40 ਦਿਨ ਅਤੇ 40 ਰਾਤਾਂ ਧਰਤੀ ਉੱਤੇ ਪਿਆ ਰਿਹਾ ਕਿਉਂਕਿ ਯਹੋਵਾਹ ਨੇ ਆਖਿਆ ਸੀ ਕਿ ਉਹ ਤੁਹਾਨੂੰ ਤਬਾਹ ਕਰ ਦੇਵੇਗਾ। 26ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ: ‘ਯਹੋਵਾਹ ਮੇਰੇ ਸੁਆਮੀ, ਆਪਣੇ ਹੀ ਲੋਕਾਂ ਨੂੰ ਤਬਾਹ ਨਾ ਕਰ! ਤੂੰ ਉਨ੍ਹਾਂ ਨੂੰ ਛੁਟਕਾਰਾ ਦਿਵਾਇਆ ਅਤੇ ਉਨ੍ਹਾਂ

ਨੂੰ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਂਦਾ। 27ਆਪਣੇ ਸੇਵਕਾਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ। ਇਨ੍ਹਾਂ ਲੋਕਾਂ ਦੇ ਜ਼ਿੰਦੀਪਣ, ਬਦ-ਰਾਗਾਂ ਅਤੇ ਪਾਪਾਂ ਦੇ ਖਿਲਾਫ਼ ਨਾ ਪਰਤ। 28ਜੇ ਤੁਸੀਂ ਆਪਣੇ ਲੋਕਾਂ ਨੂੰ ਸਜ਼ਾ ਦੇਵੋਗੇ ਤਾਂ ਮਿਸਰੀ ਲੋਕ ਕਹਿਣਗੇ, ‘ਯਹੋਵਾਹ ਆਪਣੇ ਲੋਕਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਜਾ ਸਕਿਆ ਜਿਸ ਦਾ ਉਸ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਅਤੇ ਉਸ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਉਹ ਉਨ੍ਹਾਂ ਨੂੰ ਮਾਰ ਮੁਕਾਉਣ ਲਈ ਮਾਰੂਥਲ ਵਿੱਚ ਲੈ ਗਿਆ।’ 29ਪਰ ਉਹ ਤਾਂ ਤੁਹਾਡੇ ਲੋਕ ਹਨ ਯਹੋਵਾਹ। ਉਹ ਤੁਹਾਡੇ ਹੀ ਹਨ ਤੁਸੀਂ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਤੋਂ ਬਾਹਰ ਲਿਆਏ।’

ਨਵੀਆਂ ਸ਼ਿਲਾਵਾਂ

10¹“ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾਂ ਕੱਟ ਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀਂ। 2ਮੈਂ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਸ਼ਿਲਾਵਾਂ ਉੱਤੇ ਲਿਖੇ ਸਨ-ਉਹ ਸ਼ਿਲਾਵਾਂ ਜਿਹੜੀਆਂ ਤੂੰ ਭੰਨ ਦਿੱਤੀਆਂ। ਫ਼ੇਰ ਤੂੰ ਉਨ੍ਹਾਂ ਸ਼ਿਲਾਵਾਂ ਨੂੰ ਸੰਦੂਕ ਵਿੱਚ ਰੱਖ ਦੇਵੀ।’ 3“ਫ਼ੇਰ ਮੈਂ ਸ਼ਿੰਟੀਮ ਦੀ ਲੱਕੜ ਦਾ ਇੱਕ ਸੰਦੂਕ ਬਣਾਇਆ ਅਤੇ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਸ਼ਿਲਾਵਾਂ ਤਿਆਰ ਕੀਤੀਆਂ ਫ਼ੇਰ ਮੈਂ ਪੱਥਰ ਦੀਆਂ ਉਨ੍ਹਾਂ ਦੋ ਸ਼ਿਲਾਵਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਪਰਬਤ ਉੱਤੇ ਚੱਲਿਆ ਗਿਆ। 4ਯਹੋਵਾਹ ਨੇ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖੇ ਜਿਵੇਂ ਕਿ ਉਸ ਨੇ ਪਹਿਲਾਂ ਲਿਖੇ ਸਨ। ਉਹ ਉਹੀ ਦਸ ਹੁਕਮ ਹਨ ਜਿਹੜੇ ਉਸ ਨੇ ਅੱਗ ਵਿੱਚੋਂ ਤੁਹਾਨੂੰ ਆਖੇ ਸਨ, ਜਦੋਂ ਤੁਸੀਂ ਪਰਬਤ ਕੋਲ ਇਕੱਠੇ ਹੋਏ ਸੀ। ਫ਼ੇਰ ਯਹੋਵਾਹ ਨੇ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਮੈਨੂੰ ਦੇ ਦਿੱਤੀਆਂ। 5ਮੈਂ ਪਰਬਤ ਉੱਪਰੋਂ ਹੇਠਾਂ ਉਤਰ ਆਇਆ। ਮੈਂ ਸ਼ਿਲਾਵਾਂ ਉਸ ਸੰਦੂਕ ਵਿੱਚ ਰੱਖ ਦਿੱਤੀਆਂ ਜਿਹੜਾ ਮੈਂ ਬਣਾਇਆ ਸੀ ਯਹੋਵਾਹ ਨੇ ਮੈਨੂੰ ਇਨ੍ਹਾਂ ਨੂੰ ਉੱਥੇ ਰੱਖਣ ਦਾ ਆਦੇਸ਼ ਦਿੱਤਾ ਸੀ ਅਤੇ ਇਹ ਸ਼ਿਲਾਵਾਂ ਹਾਲੇ ਵੀ ਸੰਦੂਕ ਵਿੱਚ ਹਨ।”

6(ਇਸਰਾਏਲ ਦੇ ਲੋਕ ਯਾਆਕਾਨ ਦੇ ਖੂਹਾਂ ਤੋਂ ਮੇਸੇਰਾਹ ਨੂੰ ਚੱਲ ਪਏ। ਓਥੇ ਹਾਰੂਨ ਦਾ ਦੇਹਾਂਤ ਹੋ ਗਿਆ ਅਤੇ ਉਹ ਦਫ਼ਨਾਇਆ ਗਿਆ। ਹਾਰੂਨ ਦੇ ਪੁੱਤਰ ਅਲਆਜ਼ਾਹ ਨੇ ਹਾਰੂਨ ਦੀ ਥਾਂ ਤੇ ਜਾਜਕ ਵਜੋਂ ਸੇਵਾ ਕੀਤੀ। 7ਫ਼ੇਰ ਇਸਰਾਏਲ ਦੇ ਲੋਕ ਮੇਸੇਰਾਹ ਤੋਂ ਗੁਦਗੋਦਾਹ ਚਲੇ ਗਏ। ਅਤੇ ਉਹ ਗੁਦਗੋਦਾਹ ਤੋਂ ਨਦੀਆਂ ਦੀ ਧਰਤੀ ਯਾਟਬਾਤਾਹ ਚਲੇ ਗਏ। 8ਉਸ ਸਮੇਂ ਯਹੋਵਾਹ ਨੇ ਲੇਵੀ ਦੇ ਘਰਾਣੇ ਨੂੰ ਉਸ ਦੇ ਖਾਸ ਕੰਮ ਲਈ ਹੇਰਨਾਂ ਪਰਿਵਾਰ-ਸਮੂਹਾਂ ਨਾਲੋਂ ਵੱਖ ਕੀਤਾ। ਉਨ੍ਹਾਂ ਦੇ ਜ਼ਿੰਮੇ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕ ਕੇ ਲਿਜਾਣ ਦਾ ਕੰਮ ਸੀ। ਉਹ ਯਹੋਵਾਹ ਦੇ ਸਨਮੁੱਖ ਜਾਜਕਾਂ ਦੀ ਸੇਵਾ ਵੀ ਕਰਦੇ ਸਨ। ਅਤੇ ਉਨ੍ਹਾਂ ਦਾ ਕੰਮ ਯਹੋਵਾਹ ਦੇ ਨਾਮ ਉੱਤੇ ਲੋਕਾਂ ਨੂੰ ਅਸੀਸ ਦੇਣਾ ਵੀ ਸੀ। ਉਹ ਅੱਜ ਵੀ ਇਹ ਖਾਸ ਕੰਮ ਕਰਦੇ ਹਨ। 9ਇਹੀ ਕਾਰਣ ਹੈ ਕਿ ਲੇਵੀਆਂ ਨੂੰ ਹੇਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਹਿੱਸਾ ਨਹੀਂ ਮਿਲਿਆ। ਲੇਵੀਆਂ ਕੋਲ ਆਪਣੇ ਹਿੱਸੇ ਵਜੋਂ ਯਹੋਵਾਹ ਹੈ। ਇਸੇ ਦਾ ਹੀ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।)

10²“ਮੈਂ ਪਹਿਲਾਂ ਵਾਂਗ ਪਰਬਤ ਉੱਤੇ 40 ਦਿਨ ਅਤੇ 40 ਰਾਤਾਂ ਠਹਿਰਿਆ। ਯਹੋਵਾਹ ਨੇ ਵੀ ਉਸ ਵੇਲੇ ਮੇਰੀ ਬੇਨਤੀ ਸੁਣੀ।

ਬਿਵਸਥਾ ਸਾਰ

ਯਹੋਵਾਹ ਨੇ ਤੁਹਾਨੂੰ ਤਬਾਹ ਨਾ ਕਰਨ ਦਾ ਫੈਸਲਾ ਕਰ ਲਿਆ।
11ਯਹੋਵਾਹ ਨੇ ਮੈਨੂੰ ਆਖਿਆ, 'ਜਾਹ ਅਤੇ ਲੋਕਾਂ ਦੀ ਉਨ੍ਹਾਂ ਦੇ ਸਫ਼ਰ ਵਿੱਚ ਅਗਵਾਈ ਕਰ। ਉਹ ਉਸ ਧਰਤੀ ਉੱਤੇ ਜਾ ਕੇ ਰਹਿਣਗੇ ਜਿਸ ਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।'

ਯਹੋਵਾਹ ਸੱਚਮੁਚ ਕੀ ਚਾਹੁੰਦਾ ਹੈ

12"ਹੁਣ, ਇਸਰਾਏਲ ਦੇ ਲੋਕੇ, ਸੁਣੋ! ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸ ਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸ ਦੀ ਸੇਵਾ ਕਰੋ।"**13** ਇਸ ਲਈ ਯਹੋਵਾਹ ਦੇ ਨੇਮ ਅਤੇ ਆਦੇਸ਼ ਮੰਨੇ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਇਹ ਕੰਨੂੰਨ ਅਤੇ ਹੁਕਮ ਤੁਹਾਡੇ ਆਪਣੇ ਭਲੇ ਲਈ ਹਨ।

14"ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸ ਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸੁਰ ਦੀ ਹੈ। **15**ਯਹੋਵਾਹ ਤੁਹਾਡੇ ਪੁਰਖਿਆਂ ਨਾਲ ਬਹੁਤ ਪਿਆਰ ਕਰਦਾ ਸੀ। ਉਹ ਉਨ੍ਹਾਂ ਨੂੰ ਇੰਨਾ ਪਿਆਰ ਕਰਦਾ ਸੀ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਲੋਕਾਂ ਵਜੋਂ ਚੁਣਿਆ। ਉਸ ਨੇ ਕਿਸੇ ਹੋਰ ਕੌਮ ਦੀ ਬਜਾਇ ਤੁਹਾਡੀ ਚੋਣ ਕੀਤੀ। ਅਤੇ ਤੁਸੀਂ ਅਜੇ ਵੀ ਉਸ ਦੇ ਚੁਣੇ ਹੋਏ ਲੋਕ ਹੋ।

16"ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜਿੰਦੀ ਹੋਣਾ ਬੰਦ ਕਰੋ। **17**ਕਿਉਂਕਿ ਯਹੋਵਾਹ, ਤੁਹਾਡਾ ਪਰਮੇਸੁਰ ਹੈ। ਉਹ ਦੇਵਤਿਆਂ ਦਾ ਪਰਮੇਸੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਯੋਧਾ ਹੈ। ਉਹ ਪੱਖਪਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ। **18**ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿੱਧਵਾਦਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਢਦਾ ਦਿੰਦਾ ਹੈ। **19**ਇਸ ਲਈ ਤੁਹਾਨੂੰ ਵੀ ਅਜਨਬੀਆਂ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਤੁਸੀਂ ਵੀ ਮਿਸਰ ਦੀ ਧਰਤੀ ਉੱਤੇ ਅਜਨਬੀ ਹੀ ਸੀ।

20"ਤੁਹਾਨੂੰ ਯਹੋਵਾਹ, ਆਪਣੇ ਪਰਮੇਸੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸ ਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਰਤੋਂ ਕਰਨੀ ਚਾਹੀਦੀ ਹੈ। **21**ਯਹੋਵਾਹ ਹੀ ਹੈ ਜਿਸ ਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸੁਰ ਹੈ। ਉਸ ਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਚੁੱਕੇ ਹੋ। **22**ਜਦੋਂ ਤੁਹਾਡੇ ਪੁਰਖੇ ਮਿਸਰ ਵਿੱਚ ਗਏ ਸਨ ਤਾਂ ਉਹ ਸਿਰਫ਼ 70 ਬੰਦੇ ਸਨ। ਹੁਣ ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਡੀ ਗਿਣਤੀ ਬਹੁਤ ਵਧਾ ਦਿੱਤੀ ਹੈ-ਆਕਾਸ਼ ਵਿੱਚਲੇ ਤਾਰਿਆਂ ਜਿੰਨੀ ਗਿਣਤੀ।

ਯਹੋਵਾਹ ਨੂੰ ਚੇਤੇ ਰੱਖੋ

11 "ਇਸ ਲਈ ਤੁਹਾਨੂੰ ਯਹੋਵਾਹ, ਆਪਣੇ ਪਰਮੇਸੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਕਰਨ ਲਈ ਉਹ ਆਖਦਾ ਹੈ। ਤੁਹਾਨੂੰ ਹਮੇਸ਼ਾ ਉਸ ਦੇ ਕੰਨੂੰਨ, ਬਿਧੀਆਂ ਅਤੇ ਹੁਕਮਾਂ ਦਾ ਪਾਲਣ

ਕਰਨਾ ਚਾਹੀਦਾ ਹੈ। **2**ਅੱਜ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਯਾਦ ਕਰੋ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਨੂੰ ਸਿੱਖਿਆ ਦੇਣ ਲਈ ਕੀਤੀਆਂ। ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਇਹ ਸਭ ਗੱਲਾਂ ਵਾਪਰਦਿਆਂ ਦੇਖੀਆਂ। ਤੁਸੀਂ ਦੇਖਿਆ ਅਤੇ ਅਨੁਭਵ ਕੀਤਾ ਕਿ ਯਹੋਵਾਹ ਕਿੰਨਾ ਮਹਾਨ ਹੈ ਅਤੇ ਉਹ ਕਿੰਨਾ ਸ਼ਕਤੀਸ਼ਾਲੀ ਹੈ, ਅਤੇ ਉਹ ਇੰਨੀਆਂ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ। **3**ਤੁਹਾਡੇ ਬੱਚਿਆਂ ਨੇ ਨਹੀਂ, ਤੁਸੀਂ ਉਸ ਦੇ ਕਰਿਸ਼ਮੇ ਦੇਖੇ। ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਉਸ ਨੇ ਮਿਸਰ ਵਿੱਚ, ਮਿਸਰ ਦੇ ਰਾਜੇ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਦੇਸ ਨਾਲ ਕੀਤੀਆਂ। **4**ਤੁਹਾਡੇ ਬੱਚਿਆਂ ਨੇ ਨਹੀਂ, ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ ਨੇ ਮਿਸਰੀ ਫੌਜ ਨਾਲ ਕੀਤੀਆਂ-ਉਨ੍ਹਾਂ ਦੇ ਰੱਥਾਂ ਅਤੇ ਅਸਵਾਰਾਂ ਨਾਲ ਜਦੋਂ ਉਹ ਤੁਹਾਡਾ ਪਿੱਛਾ ਕਰ ਰਹੇ ਸਨ, ਪਰ ਤੁਸੀਂ ਦੇਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਲਾਲ ਸਾਗਰ ਦੇ ਪਾਣੀ ਨਾਲ ਢੱਕ ਦਿੱਤਾ। ਤੁਸੀਂ ਯਹੋਵਾਹ ਨੂੰ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਦਿਆਂ ਦੇਖਿਆ। **5**ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਡੇ ਵਾਸਤੇ ਮਰੂਥਲ ਵਿੱਚ ਇਸ ਥਾਂ ਪਹੁੰਚਣ ਤੱਕ ਕੀਤੀਆਂ। **6**ਤੁਸੀਂ ਦੇਖਿਆ ਕਿ ਰਊਬੇਨ ਘਰਾਣੇ ਦੇ ਅਲੀਆਬ ਦੇ ਪੁੱਤਰਾਂ, ਦਾਥਨ ਅਤੇ ਅਬੀਰਾਮ ਨਾਲ ਯਹੋਵਾਹ ਨੇ ਕੀ ਕੀਤਾ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਸਨ ਜਦੋਂ ਧਰਤੀ ਮੂੰਹ ਵਾਂਗ ਖੁਲ੍ਹ ਗਈ ਅਤੇ ਉਨ੍ਹਾਂ ਨੂੰ ਨਿਗਲ ਗਈ। ਉਸ ਨੇ ਉਨ੍ਹਾਂ ਦੇ ਪਰਿਵਾਰਾਂ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਪਸ਼ੂਆਂ ਅਤੇ ਨੌਕਰਾਂ ਨੂੰ ਨਿਗਲ ਲਿਆ। **7**ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੇ ਮਹਾਨ ਕਾਰਨਾਮੇ ਦੇਖੇ ਜਿਹੜੇ ਯਹੋਵਾਹ ਨੇ ਕੀਤੇ।

8"ਇਸ ਲਈ ਤੁਹਾਨੂੰ ਉਹ ਹਰ ਆਦੇਸ਼ ਮੰਨਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਦਾ ਹਾਂ। ਫ਼ੇਰ ਤੁਸੀਂ ਮਜ਼ਬੂਤ ਹੋ ਜਾਵੋਗੇ। ਅਤੇ ਤੁਸੀਂ ਯਰਦਨ ਨਦੀ ਦੇ ਪਾਰ ਜਾ ਸਕੋਗੇ ਅਤੇ ਉਸ ਧਰਤੀ ਨੂੰ ਪ੍ਰਾਪਤ ਕਰ ਸਕੋਗੇ ਜਿਸ ਵਿੱਚ ਤੁਸੀਂ ਦਾਖਲ ਹੋਣ ਲਈ ਤਿਆਰ ਹੋ। **9**ਫ਼ੇਰ ਤੁਸੀਂ ਉਸ ਦੇਸ ਵਿੱਚ ਲੰਮੀ ਉਮਰ ਭੋਗੋਗੇ। ਯਹੋਵਾਹ ਨੇ ਉਹ ਧਰਤੀ ਤੁਹਾਡੇ ਪੁਰਖਿਆਂ ਅਤੇ ਉਨ੍ਹਾਂ ਦੇ ਸਾਰੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਹ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹੈ। **10**ਜਿਹੜੀ ਧਰਤੀ ਤੁਹਾਨੂੰ ਮਿਲੇਗੀ ਉਹ ਮਿਸਰ ਦੀ ਧਰਤੀ ਵਰਗੀ ਨਹੀਂ ਹੈ, ਜਿੱਥੇ ਤੁਸੀਂ ਆਏ ਹੋ। ਮਿਸਰ ਵਿੱਚ, ਤੁਸੀਂ ਆਪਣੇ ਬੀਜ ਬੀਜਦੇ ਸੀ, ਅਤੇ ਫ਼ੇਰ ਆਪਣੇ ਪੈਰਾਂ ਦੀ ਵਰਤੋਂ ਕਰਕੇ ਨਹਿਰ ਵਿੱਚੋਂ ਪਾਣੀ ਕੱਢ ਕੇ ਉਨ੍ਹਾਂ ਪੌਦਿਆਂ ਨੂੰ ਜਿੰਜਦੇ ਸੀ। ਤੁਸੀਂ ਆਪਣੇ ਖੇਤਾਂ ਨੂੰ ਉਸੇ ਤਰ੍ਹਾਂ ਪਾਣੀ ਲਾਉਂਦੇ ਸੀ ਜਿਵੇਂ ਸਬਜ਼ੀਆਂ ਦੇ ਬਗੀਚੇ ਨੂੰ ਲਾਈਦਾ ਹੈ। **11**ਪਰ ਜਿਹੜੀ ਧਰਤੀ ਤੁਹਾਨੂੰ ਛੇਤੀ ਹੀ ਮਿਲਣ ਵਾਲੀ ਹੈ, ਇਸ ਤਰ੍ਹਾਂ ਦੀ ਨਹੀਂ ਹੈ। ਇਸ ਧਰਤੀ ਵਿੱਚ ਪਹਾੜੀਆਂ ਅਤੇ ਵਾਦੀਆਂ ਹਨ ਅਤੇ ਇਸ ਨੂੰ ਆਕਾਸ਼ ਤੋਂ ਮੀਂਹ ਪ੍ਰਾਪਤ ਹੁੰਦਾ ਹੈ। **12**ਯਹੋਵਾਹ, ਤੁਹਾਡਾ ਪਰਮੇਸੁਰ ਉਸ ਧਰਤੀ ਦੀ ਦੇਖਭਾਲ ਕਰਦਾ ਹੈ! ਯਹੋਵਾਹ, ਤੁਹਾਡਾ ਪਰਮੇਸੁਰ ਉਸ ਧਰਤੀ ਦੀ ਨਿਗਰਾਨੀ ਕਰਦਾ ਹੈ, ਸਾਲ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ।

13"ਯਹੋਵਾਹ ਆਖਦਾ, 'ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸ ਦੀ ਸੇਵਾ ਕਰਨੀ ਚਾਹੀਦੀ

ਹੈ। ਜੇ ਤੁਸੀਂ ਅਜਿਹਾ ਕਰੋਗੇ, **14** ਮੈਂ ਤੁਹਾਡੀ ਧਰਤੀ ਲਈ ਠੀਕ ਸਮੇਂ ਸਿਰ ਬਾਰਿਸ਼ ਭੇਜਾਂਗਾ। ਮੈਂ ਪੱਤਝੜ ਦੀ ਬਾਰਿਸ਼ ਭੇਜਾਂਗਾ ਅਤੇ ਬਹਾਰ ਦੀ ਬਾਰਿਸ਼ ਭੇਜਾਂਗਾ। ਫ਼ੇਰ ਤੁਸੀਂ ਆਪਣਾ ਅਨਾਜ, ਆਪਣੀ ਨਵੀਂ ਮੈਸ਼, ਆਪਣਾ ਤੇਲ ਹਾਸਲ ਕਰ ਸਕੋਗੇ। **15** ਅਤੇ ਮੈਂ ਤੁਹਾਡੇ ਪਸ਼ੂਆਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।

16 “ਪਰ ਧਿਆਨ ਰੱਖਣਾ! ਮੂਰਖ ਨਾ ਬਣਨਾ। ਮੁਖ ਮੋੜ ਕੇ ਹੋਰਨਾਂ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਨਾ ਕਰਨ ਲੱਗ ਪੈਣਾ। **17** ਜੇ ਤੁਸੀਂ ਅਜਿਹਾ ਕਰੋਗੇ, ਤਾਂ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਆਕਾਸ਼ਾਂ ਨੂੰ ਬੰਦ ਕਰ ਦੇਵੇਗਾ ਅਤੇ ਬਾਰਿਸ਼ ਨਹੀਂ ਪਵੇਗੀ। ਧਰਤੀ ਉੱਤੇ ਫ਼ਸਲ ਨਹੀਂ ਹੋਵੇਗੀ। ਅਤੇ ਤੁਸੀਂ ਉਸ ਧਰਤੀ ਉੱਤੇ ਛੇਤੀ ਹੀ ਮਾਰੇ ਜਾਵੋਗੇ ਜਿਹੜੀ ਤੁਹਾਨੂੰ ਯਹੋਵਾਹ ਦੇ ਰਿਹਾ ਹੈ।

18 “ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣਾ ਜੋ ਮੈਂ ਤੁਹਾਨੂੰ ਦੇ ਰਿਹਾ ਹਾਂ। ਇਨ੍ਹਾਂ ਨੂੰ ਆਪਣੇ ਦਿਲ ਅਤੇ ਰੂਹ ਅੰਦਰ ਰੱਖ ਲੈਣਾ, ਇਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਆਪਣੇ ਮੱਥਿਆਂ ਉੱਤੇ ਪਹਿਨ ਲਵੋ, ਫਿਰ ਇਹ ਤੁਹਾਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗਾ। **19** ਇਨ੍ਹਾਂ ਕਨੂੰਨਾਂ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚੱਲਦਿਆਂ ਅਤੇ ਲੇਟਦਿਆਂ ਉੱਠਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ। **20** ਇਨ੍ਹਾਂ ਹੁਕਮਾਂ ਨੂੰ ਆਪਣੇ ਫ਼ਾਟਕਾਂ ਉੱਤੇ ਅਤੇ ਆਪਣੇ ਮਕਾਨਾਂ ਦਿਆਂ ਦਰਵਾਜ਼ਿਆਂ ਉੱਤੇ ਵੀ ਲਿਖ ਲਵੋ। **21** ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ, ਦੇਵੇਂ ਇਸ ਧਰਤੀ ਉੱਤੇ ਲੰਮੀ ਉਮਰ ਭੈਰੋਗੇ ਜਿਸ ਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਤੁਸੀਂ ਉੱਥੇ ਉਨਾ ਚਿਰ ਰਹੋਗੇ ਜਿੰਨਾ ਚਿਰ ਧਰਤੀ ਉੱਤੇ ਅਕਾਸ਼ ਹੈ।”

22 “ਹਰ ਉਸ ਹੁਕਮ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਸ ਦੇ ਪਾਲਣ ਕਰਨ ਬਾਰੇ ਮੈਂ ਤੁਹਾਨੂੰ ਆਖਿਆ ਹੈ: ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰੋ, ਉਸ ਦੇ ਸਾਰੇ ਰਾਗਾਂ ਉੱਤੇ ਚੱਲੋ ਅਤੇ ਉਸ ਨਾਲ ਵਫ਼ਾਦਾਰੀ ਕਰੋ। **23** ਫ਼ੇਰ, ਯਹੋਵਾਹ ਉੱਥੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਬਾਹਰ ਕੱਢ ਦੇਵੇਗਾ ਅਤੇ ਤੁਸੀਂ ਉਹ ਧਰਤੀ ਉਨ੍ਹਾਂ ਕੌਮਾਂ ਪਾਸੋਂ ਖੋਹ ਲਵੋਗੇ ਜਿਹੜੀਆਂ ਤੁਹਾਥੋਂ ਵਿਸ਼ਾਲ ਅਤੇ ਵਧੇਰੇ ਤਾਕਤਵਰ ਹਨ। **24** ਉਹ ਸਾਰੀ ਧਰਤੀ ਜਿਸ ਉੱਪਰ ਤੁਸੀਂ ਤੁਰੋਗੇ, ਤੁਹਾਡੀ ਹੋਵੇਗੀ। ਤੁਹਾਡੀ ਧਰਤੀ ਦੱਖਣ ਵੱਲ ਮਾਰੂਥਲ ਤੋਂ ਲੈ ਕੇ ਉੱਤਰ ਵਿੱਚ ਲਿਬਨਾਨ ਤੱਕ ਫੈਲੀ ਹੋਵੇਗੀ। ਪੂਰਬ ਵਿੱਚ ਇਹ ਫ਼ਰਾਤ ਨਦੀ ਤੋਂ ਲੈ ਕੇ ਮੱਧ ਸਾਗਰ ਤੱਕ ਫੈਲੀ ਹੋਵੇਗੀ। **25** ਕੋਈ ਬੰਦਾ ਵੀ ਤੁਹਾਡੇ ਸਾਹਮਣੇ ਟਿਕ ਨਹੀਂ ਸਕੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸ ਧਰਤੀ ਵਿੱਚ ਜਿੱਥੇ ਵੀ ਤੁਸੀਂ ਜਾਵੋਗੇ, ਲੋਕਾਂ ਨੂੰ ਤੁਹਾਡੇ ਕੋਲ ਭੈਭੀਤ ਕਰ ਦੇਵੇਗਾ। ਇਹੀ ਹੈ ਜਿਸ ਦਾ ਯਹੋਵਾਹ ਨੇ ਪਹਿਲਾਂ ਤੁਹਾਡੇ ਨਾਲ ਇਕਰਾਰ ਕੀਤਾ ਸੀ।

ਇਸਰਾਏਲ ਦੀ ਚੋਣ: ਅਸੀਸਾਂ ਜਾਂ ਸਰਾਪ

26 “ਅੱਜ ਮੈਂ ਤੁਹਾਨੂੰ ਇੱਕ ਚੋਣ ਕਰਨ ਲਈ ਦਿੰਦਾ ਹਾਂ। ਭਾਵੇਂ ਤੁਸੀਂ ਅਸੀਸਾਂ ਚੁਣ ਲਵੋ ਅਤੇ ਭਾਵੇਂ ਸਰਾਪ। **27** ਤੁਹਾਨੂੰ ਅਸੀਸਾਂ ਮਿਲਣਗੀਆਂ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਉਨ੍ਹਾਂ ਆਦੇਸ਼ਾਂ ਨੂੰ ਸੁਣੋਗੇ ਅਤੇ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦੱਸ ਦਿੱਤੇ ਹਨ। **28** ਪਰ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰੋਗੇ, ਤੁਸੀਂ ਸਰਾਪੇ ਜਾਵੋਗੇ। ਇਸ ਲਈ ਉਸ ਤਰ੍ਹਾਂ ਜੀਵਨ ਜਿਉਣਾ ਨਾ ਛੱਡੋ, ਜਿਵੇਂ ਮੈਂ ਤੁਹਾਨੂੰ

ਅੱਜ ਹੁਕਮ ਦਿੰਦਾ ਹਾਂ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।

29 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਉਸ ਧਰਤੀ ਵੱਲ ਅਗਵਾਈ ਕਰੇਗਾ। ਤੁਸੀਂ ਛੇਤੀ ਹੀ ਉੱਥੇ ਜਾਵੋਗੇ ਅਤੇ ਉਸ ਧਰਤੀ ਨੂੰ ਹਾਸਲ ਕਰ ਲਵੋਗੇ। ਉਸ ਸਮੇਂ ਤੁਸੀਂ ਗਰਿੱਜੀਮ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉੱਥੋਂ ਲੋਕਾਂ ਲਈ ਅਸੀਸਾਂ ਨੂੰ ਪੜ੍ਹਨਾ। ਅਤੇ ਫ਼ੇਰ ਤੁਸੀਂ ਏਬਾਲ ਪਰਬਤ ਦੀ ਚੋਟੀ ਉੱਤੇ ਜ਼ਰੂਰ ਜਾਣਾ ਅਤੇ ਉੱਥੋਂ ਲੋਕਾਂ ਲਈ ਸਰਾਪਾਂ ਨੂੰ ਪੜ੍ਹਨਾ। **30** ਇਹ ਪਰਬਤ ਯਰਦਨ ਨਦੀ ਵਿੱਚ ਰਹਿੰਦੇ ਕਨਾਨੀ ਲੋਕਾਂ ਦੀ ਧਰਤੀ ਵਿੱਚ ਯਰਦਨ ਨਦੀ ਦੇ ਦੂਸਰੇ ਪਾਸੇ ਹਨ। ਇਹ ਪਰਬਤ ਪੱਛਮ ਵੱਲ ਹਨ ਜਿਹੜੇ ਗਿਲਗਾਲ ਕਸਬੇ ਨੇੜੇ ਮੋਰਾ ਦੇ ਓਕ ਦੇ ਰੁੱਖਾਂ ਤੋਂ ਬਹੁਤੀ ਦੂਰ ਨਹੀਂ ਹਨ। **31** ਤੁਸੀਂ ਯਰਦਨ ਨਦੀ ਦੇ ਪਾਰ ਜਾਵੋਗੇ। ਤੁਸੀਂ ਉਹ ਧਰਤੀ ਹਾਸਲ ਕਰੋਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। ਇਹ ਧਰਤੀ ਤੁਹਾਡੀ ਹੋਵੇਗੀ। ਜਦੋਂ ਤੁਸੀਂ ਇਸ ਧਰਤੀ ਉੱਤੇ ਰਹਿ ਰਹੇ ਹੋਵੋਗੇ, **32** ਤੁਹਾਨੂੰ ਉਹ ਸਾਰੇ ਕਨੂੰਨ ਅਤ ਬਿਧੀਆਂ ਧਿਆਨ ਨਾਲ ਮੰਨਣੇ ਪੈਣਗੇ। ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ।

ਪਰਮੇਸ਼ੁਰ ਦੀ ਉਪਾਸਨਾ ਦਾ ਸਥਾਨ

12 **1** “ਇਹ ਉਹ ਕਨੂੰਨ ਅਤੇ ਬਿਧੀਆਂ ਹਨ ਜਿਨ੍ਹਾਂ ਦੀ ਤੁਹਾਨੂੰ ਆਪਣੀ ਨਵੀਂ ਧਰਤੀ ਵਿੱਚ ਪਾਲਣਾ ਕਰਨੀ ਚਾਹੀਦੀ ਹੈ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹਿੰਦੇ ਹੋ ਤੁਹਾਨੂੰ ਇਨ੍ਹਾਂ ਕਨੂੰਨਾਂ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਅਤੇ ਯਹੋਵਾਹ ਤੁਹਾਨੂੰ ਇਹ ਧਰਤੀ ਦੇ ਰਿਹਾ ਹੈ। **2** ਤੁਸੀਂ ਇਹ ਧਰਤੀ ਉਨ੍ਹਾਂ ਕੌਮਾਂ ਕੋਲੋਂ ਖੋਹ ਲਵੋਗੇ ਜਿਹੜੀਆਂ ਹੁਣ ਉੱਥੇ ਰਹਿੰਦੀਆਂ ਹਨ। ਤੁਹਾਨੂੰ ਉਨ੍ਹਾਂ ਸਾਰੀਆਂ ਥਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ ਜਿੱਥੇ ਇਨ੍ਹਾਂ ਕੌਮਾਂ ਦੇ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਇਹ ਥਾਵਾਂ ਉੱਚੇ ਪਹਾੜਾਂ ਉੱਤੇ, ਪਹਾੜੀਆਂ ਉੱਤੇ ਅਤੇ ਹਰੇ ਰੁੱਖਾਂ ਹੇਠਾਂ ਹਨ। **3** ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਅਤੇ ਯਾਦਗਾਰੀ ਪੱਥਰਾਂ ਨੂੰ ਟੁਕੜੇ-ਟੁਕੜੇ ਕਰ ਦੇਣੇ ਚਾਹੀਦੇ ਹਨ। ਤੁਹਾਨੂੰ ਉਨ੍ਹਾਂ ਦੇ ਅਸ਼ੇਰਾਰ ਦੇ ਥੰਮ੍ਹਾਂ ਅਤੇ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਭੰਨ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਥਾਵਾਂ ਤੋਂ ਉਨ੍ਹਾਂ ਦੇ ਦੇਵਤਿਆਂ ਦੇ ਨਾਮ ਮਿਟਾ ਦੇਣੇ ਚਾਹੀਦੇ ਹਨ।

4 “ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੀ ਉਪਾਸਨਾ ਉਸੇ ਤਰ੍ਹਾਂ ਨਹੀਂ ਕਰਨੀ ਚਾਹੀਦੀ ਹੈ ਜਿਵੇਂ ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। **5** ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉੱਥੇ ਆਪਣਾ ਨਾਮ ਰੱਖੇਗਾ। ਇਹ ਉਸ ਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉੱਥੇ ਉਸ ਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ। **6** ਉੱਥੇ ਤੁਹਾਨੂੰ ਆਪਣੇ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਆਪਣੇ ਪਸ਼ੂਆਂ ਦਾ ਦਸਵੰਧ **7**, ਆਪਣੀਆਂ ਖਾਸ ਸੁਗਾਤਾਂ, ਯਹੋਵਾਹ ਲਈ ਇਕਰਾਰ ਕੀਤੀ ਹੋਈ ਕੋਈ ਸੁਗਾਤ, ਕੋਈ ਵੀ ਖਾਸ ਸੁਗਾਤ ਜਿਹੜੀ ਤੁਸੀਂ ਦੇਣੀ ਚਾਹੋ, ਅਤੇ ਤੁਹਾਡੇ ਵੱਗਾਂ ਅਤੇ ਇੱਜੜਾਂ ਦੇ ਪਲੇਠੇ ਪਸ਼ੂ ਚੜ੍ਹਾਉਣੇ ਚਾਹੀਦੇ ਹਨ। **7** ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਗੇ,

12:6 ਆਪਣੀਆਂ ਫ਼ਸਲਾਂ... ਪਸ਼ੂਆਂ ਦਾ ਦਸਵੰਧ ਜਾਂ “ਦਸਵਾਂ ਹਿੱਸਾ,” ਆਇਤ 11 ਵਿੱਚ ਵੀ। ਬਿਵਸਥਾ ਸਾਰ 14:22-29 ਵੇਖੋ।

ਬਿਵਸਥਾ ਸਾਰ

ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਅਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।

8“ਤੁਹਾਨੂੰ ਉਸੇ ਤਰ੍ਹਾਂ ਉਪਾਸਨਾ ਨਹੀਂ ਕਰਦੇ ਰਹਿਣਾ ਚਾਹੀਦਾ ਜਿਵੇਂ ਅਸੀਂ ਕਰਦੇ ਆਏ ਹਾਂ। ਹੁਣ ਤੱਕ, ਸਾਡੇ ਵਿੱਚੋਂ ਹਰੇਕ ਆਪਣੀ ਮਨ ਮਰਜ਼ੀ ਅਨੁਸਾਰ ਉਪਾਸਨਾ ਕਰਦਾ ਆਇਆ ਹੈ। **9**ਕਿਉਂਕਿ ਹਾਲੇ ਤੱਕ ਅਸੀਂ ਉਸ ਸ਼ਾਂਤਮਈ ਧਰਤੀ ਵਿੱਚ ਦਾਖਲ ਨਹੀਂ ਹੋਏ ਹਾਂ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। **10**ਪਰ ਤੁਸੀਂ ਯਰਦਨ ਨਦੀ ਦੇ ਪਾਰ ਜਾਵੋਗੇ ਅਤੇ ਉਸ ਧਰਤੀ ਵਿੱਚ ਰਹੋਗੇ। ਯਹੋਵਾਹ ਤੁਹਾਨੂੰ ਉਹ ਧਰਤੀ ਦੇ ਰਿਹਾ ਹੈ। ਅਤੇ ਯਹੋਵਾਹ ਤੁਹਾਡੇ ਦੁਸ਼ਮਣਾਂ ਤੋਂ ਆਰਾਮ ਦੇਵੇਗਾ। ਤੁਸੀਂ ਸੁਰੱਖਿਅਤ ਹੋਵੋਗੇ। **11**ਫੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫਸਲਾਂ ਅਤੇ ਆਪਣੇ ਪਸ਼ੂਆਂ ਦਾ ਦਸਵੰਧ, ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸ ਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ। **12**ਉਸ ਥਾਂ ਆਪਣੇ ਸਮੂਹ ਲੋਕਾਂ ਨਾਲ ਆਉਣਾ-ਆਪਣੇ ਬੱਚਿਆਂ, ਆਪਣੇ ਸਾਰੇ ਨੌਕਰਾਂ ਅਤੇ ਆਪਣੇ ਕਸਬੇ ਵਿੱਚ ਰਹਿੰਦੇ ਲੋਕੀਆਂ ਨਾਲ। (ਇਨ੍ਹਾਂ ਲੋਕੀਆਂ ਕੋਲ ਧਰਤੀ ਦਾ ਆਪਣਾ ਕੋਈ ਹਿੱਸਾ ਨਹੀਂ ਹੋਵੇਗਾ।) ਇੱਥੇ ਇਕੱਠੇ ਹੋ ਕੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਅਨੰਦ ਮਾਨਣਾ। **13**ਧਿਆਨ ਰੱਖਿਉ ਕਿ ਤੁਸੀਂ ਕਿਸੇ ਵੀ ਨਜ਼ਰ ਆਉਂਦੇ ਸਥਾਨ ਉੱਤੇ ਆਪਣੇ ਹੋਮ ਦੀਆਂ ਭੇਟਾਂ ਨਹੀਂ ਦੇਣੀਆਂ। **14**ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਤੁਹਾਡੇ ਪਰਿਵਾਰ-ਸਮੂਹਾਂ ਵਿੱਚਕਾਰ ਕਰੇਗਾ। ਆਪਣੀਆਂ ਹੋਮ ਦੀਆਂ ਭੇਟਾਂ ਉੱਥੇ ਦੇਣੀਆਂ ਅਤੇ ਦੂਸਰੀਆਂ ਸਾਰੀਆਂ ਗੱਲਾਂ ਵੀ ਉਸੇ ਸਥਾਨ ਉੱਤੇ ਕਰਨੀਆਂ ਜਿਨ੍ਹਾਂ ਬਾਰੇ ਮੈਂ ਤੁਹਾਨੂੰ ਦੱਸਿਆ ਹੈ।

15“ਜਿੱਥੇ ਕਿਤੇ ਵੀ ਤੁਸੀਂ ਰਹੋ, ਤੁਸੀਂ ਆਪਣੇ ਜਾਨਵਰਾਂ ਵਿੱਚੋਂ ਕਿਸੇ ਨੂੰ ਵੀ ਮਾਰ ਕੇ ਖਾ ਸਕਦੇ ਹੋ, ਜਿਵੇਂ ਕਿ ਇਹ ਹਿਰਨ ਜਾਂ ਗਜ਼ੇਲ ਹੋਵੇ। ਤੁਸੀਂ ਜਿੰਨਾ ਚਾਹੋ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਦਿੱਤੀ ਹੋਈ ਅਸੀਸ ਅਨੁਸਾਰ ਉਹ ਮਾਸ ਖਾ ਸਕਦੇ ਹੋ, ਸਾਰੇ ਲੋਕ ਜਿਹੜੇ ਪਵਿੱਤਰ ਹਨ ਅਤੇ ਜਿਹੜੀ ਪਲੀਤ ਹਨ ਉਸ ਮਾਸ ਨੂੰ ਖਾ ਸਕਦੇ ਹਨ। **16**ਪਰ ਤੁਹਾਨੂੰ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਡੇਲ੍ਹਾ ਦੇਣਾ ਚਾਹੀਦਾ ਹੈ।

17“ਕੁਝ ਹੋਰ ਵੀ ਚੀਜ਼ਾਂ ਹਨ ਜਿਹੜੀਆਂ ਤੁਹਾਨੂੰ ਉਨ੍ਹਾਂ ਥਾਵਾਂ ਉੱਤੇ ਨਹੀਂ ਖਾਣੀਆਂ ਚਾਹੀਦੀਆਂ। ਇਹ ਚੀਜ਼ਾਂ ਹਨ: ਤੁਹਾਡੀ ਫ਼ਸਲ ਦਾ ਹਿੱਸਾ, ਨਵੀਂ ਮੈਅ ਅਤੇ ਤੇਲ, ਤੁਹਾਡੇ ਵੱਗ ਜਾਂ ਇੱਜੜ ਦਾ ਪਲੇਟਾ ਜੋ ਪਰਮੇਸ਼ੁਰ ਦਾ ਹੈ, ਜੋ ਵੀ ਤੁਸੀਂ ਪਰਮੇਸ਼ੁਰ ਨੂੰ ਦੇਣ ਦੀ ਕਸਮ ਖਾਧੀ ਹੋਵੇ ਤੁਹਾਡੀਆਂ ਪਰਮੇਸ਼ੁਰ ਨੂੰ ਮਨ ਮਰਜ਼ੀ ਦੀਆਂ ਸੁਗਾਤਾਂ ਜਾਂ ਹੋਰ ਕੋਈ ਵੀ ਪਰਮੇਸ਼ੁਰ ਨੂੰ ਖਾਸ ਸੁਗਾਤ। **18**ਤੁਹਾਨੂੰ ਉਹ ਭੇਟਾ ਸਿਰਫ਼ ਯਹੋਵਾਹ ਦੀ ਹਾਜ਼ਰੀ ਵਿੱਚ ਹੀ ਖਾਣੀਆਂ ਚਾਹੀਦੀਆਂ ਹਨ, ਯਹੋਵਾਹ, ਤੁਹਾਡੇ ਪਰਮੇਸ਼ੁਰ, ਦੁਆਰਾ ਚੁਣੇ ਹੋਏ ਸਥਾਨ ਵਿੱਚ। ਤੁਹਾਨੂੰ ਉੱਥੇ ਜਾ ਕੇ ਆਪਣੇ ਪੁੱਤਰਾਂ, ਧੀਆਂ, ਤੁਹਾਡੇ ਸਾਰੇ ਨੌਕਰਾਂ ਅਤੇ ਆਪਣੇ ਸਹਿਰ ਦੇ ਲੋਕੀਆਂ ਸਮੇਤ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਮਿਲਕੇ ਅਨੰਦ ਮਾਣੇ।

ਤੁਸੀਂ ਉਨ੍ਹਾਂ ਚੀਜ਼ਾਂ ਦਾ ਅਨੰਦ ਮਾਣੋ ਜਿਨ੍ਹਾਂ ਵਾਸਤੇ ਤੁਸੀਂ ਘਾਲਣਾ ਕੀਤੀ ਹੈ। **19**ਪਰ ਧਿਆਨ ਰੱਖਣਾ ਕਿ ਤੁਸੀਂ ਇਹ ਭੋਜਨ ਹਮੇਸ਼ਾ ਲੋਕੀਆਂ ਨਾਲ ਸਾਂਝਾ ਕਰਨਾ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹੋ ਇਹ ਗੱਲ ਜ਼ਰੂਰ ਕਰੋ।

20-21“ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਦੇਸ ਨੂੰ ਵੱਡੇਰਾ ਕਰਨ ਦਾ ਇਕਰਾਰ ਕੀਤਾ ਸੀ। ਜਦੋਂ ਯਹੋਵਾਹ ਅਜਿਹਾ ਕਰੇਗਾ, ਹੋ ਸਕਦਾ ਹੈ ਕਿ ਤੁਸੀਂ ਉਸ ਦੇ ਖਾਸ ਸਥਾਨ ਤੋਂ ਬਹੁਤ ਦੂਰ ਰਹਿੰਦੇ ਹੋਵੋ। ਜੇ ਉਹ ਥਾਂ ਬਹੁਤ ਦੂਰ ਹੋਵੇ, ਅਤੇ ਤੁਹਾਨੂੰ ਮਾਸ ਦੀ ਭੁੱਖ ਹੋਵੇ ਫੇਰ ਤੁਸੀਂ ਕੋਈ ਵੀ ਮਾਸ ਖਾ ਸਕਦੇ ਹੋ ਜਿਹੜਾ ਤੁਹਾਡੇ ਕੋਲ ਹੋਵੇ। ਤੁਸੀਂ ਯਹੋਵਾਹ ਦੇ ਦਿੱਤੇ ਹੋਏ ਇੱਜੜ ਵਿੱਚੋਂ ਕਿਸੇ ਵੀ ਜਾਨਵਰ ਨੂੰ ਮਾਰ ਸਕਦੇ ਹੋ। ਅਜਿਹਾ ਉਸੇ ਤਰ੍ਹਾਂ ਕਰਨਾ ਜਿਵੇਂ ਮੈਂ ਤੁਹਾਨੂੰ ਆਦੇਸ਼ ਦਿੱਤਾ ਹੈ। ਜਿੱਥੇ ਤੁਸੀਂ ਰਹਿੰਦੇ ਹੋ ਤੁਸੀਂ ਉੱਥੇ ਜਿਸ ਵੇਲੇ ਚਾਹੋ ਇਹ ਮਾਸ ਖਾ ਸਕਦੇ ਹੋ। **22**ਇਸ ਮਾਸ ਨੂੰ ਤੁਸੀਂ ਉਸੇ ਤਰ੍ਹਾਂ ਖਾ ਸਕਦੇ ਹੋ ਜਿਵੇਂ ਤੁਸੀਂ ਹਿਰਨ ਜਾਂ ਗਜ਼ੇਲ ਦੇ ਮਾਸ ਨੂੰ ਖਾਂਦੇ ਹੋ। ਸਾਰੇ ਲੋਕ ਜਿਹੜੇ ਪਾਕ ਜਾਂ ਨਾਪਾਕ ਹਨ ਇਸ ਮਾਸ ਨੂੰ ਖਾ ਸਕਦੇ ਹਨ। **23**ਪਰ ਧਿਆਨ ਰੱਖਣਾ ਕਿ ਖੂਨ ਨਹੀਂ ਖਾਣਾ। ਕਿਉਂਕਿ ਜੀਵਨ ਖੂਨ ਵਿੱਚ ਹੁੰਦਾ ਹੈ। ਅਤੇ ਤੁਹਾਨੂੰ ਓਨਾ ਚਿਰ ਮਾਸ ਨੂੰ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਇਸ ਵਿੱਚ ਜੀਵਨ ਹੈ। **24**ਖੂਨ ਨਾ ਖਾਉ। ਤੁਹਾਨੂੰ ਚਾਹੀਦਾ ਹੈ ਕਿ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਡੇਲ੍ਹਾ ਦਿਉ। **25**ਇਸ ਲਈ, ਖੂਨ ਨਾ ਖਾਣਾ। ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸ ਨੂੰ ਯਹੋਵਾਹ ਠੀਕ ਆਖਦਾ ਹੈ। ਫੇਰ ਤੁਹਾਡੇ ਨਾਲ ਅਤੇ ਤੁਹਾਡੇ ਉੱਤਰਾਧਿਕਾਰੀਆਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।

26“ਜੇ ਤੁਸੀਂ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਅਰਪਣ ਕਰਨ ਦਾ ਫ਼ੈਸਲਾ ਕਰੋ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸ ਦੀ ਚੋਣ, ਯਹੋਵਾਹ, ਤੁਹਾਡਾ ਪਰਮੇਸ਼ੁਰ ਕਰੇਗਾ। ਅਤੇ ਜੇ ਤੁਸੀਂ ਖਾਸ ਸੁੱਖਣਾ ਸੁੱਖੋ, ਤਾਂ ਤੁਹਾਨੂੰ ਉਸ ਖਾਸ ਸਥਾਨ ਉੱਤੇ ਜਾ ਕੇ ਪਰਮੇਸ਼ੁਰ ਨੂੰ ਉਹ ਸੁਗਾਤ ਅਰਪਣ ਕਰਨੀ ਚਾਹੀਦੀ ਹੈ। **27**ਤੁਹਾਨੂੰ ਆਪਣੀਆਂ ਹੋਮ ਦੀਆਂ ਭੇਟਾਂ ਉਸੇ ਸਥਾਨ ਉੱਤੇ ਅਰਪਣ ਕਰਨੀਆਂ ਚਾਹੀਦੀਆਂ ਹਨ। ਮਾਸ ਅਤੇ ਖੂਨ ਦੀਆਂ ਆਪਣੀਆਂ ਹੋਮ ਦੀਆਂ ਭੇਟਾ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉੱਤੇ ਜਾ ਕੇ ਚੜ੍ਹਾਉ। ਆਪਣੀਆਂ ਹੋਰਨਾਂ ਬਲੀਆਂ ਲਈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਖੂਨ ਜ਼ਰੂਰ ਛਿੜਕਨਾ ਚਾਹੀਦਾ ਹੈ। ਫੇਰ ਤੁਸੀਂ ਮਾਸ ਖਾ ਸਕਦੇ ਹੋ। **28**ਜਿਹੜੇ ਵੀ ਆਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਨ੍ਹਾਂ ਸਾਰਿਆਂ ਦੀ ਪਾਲਣਾ ਦਾ ਧਿਆਨ ਰੱਖਣਾ। ਜਦੋਂ ਤੁਸੀਂ ਨੌਕ ਅਤੇ ਸਹੀ ਗੱਲਾਂ ਕਰੋਗੇ-ਉਹ ਗੱਲਾਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ-ਤਾਂ ਤੁਹਾਡਾ ਅਤੇ ਤੁਹਾਡੇ ਉੱਤਰਾਧਿਕਾਰੀਆਂ ਦਾ ਹਮੇਸ਼ਾ ਭਲਾ ਹੋਵੇਗਾ।

29“ਤੁਸੀਂ ਹੋਰਨਾਂ ਲੋਕਾਂ ਕੋਲੋਂ ਧਰਤੀ ਲੈਣ ਲਈ ਜਾ ਰਹੇ ਹੋ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੁਹਾਡੇ ਵਾਸਤੇ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਲੋਕਾਂ ਨੂੰ ਉਸ ਧਰਤੀ ਵਿੱਚੋਂ ਬਾਹਰ ਧੱਕ ਦਿਉਗੇ ਅਤੇ ਤੁਸੀਂ ਉੱਥੇ ਰਹੋਗੇ। **30**ਜਦੋਂ ਅਜਿਹਾ ਵਾਪਰੇ, ਧਿਆਨ ਰੱਖਣਾ! ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਗੇ। ਇਸ ਲਈ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਦੇ ਸਿਕੰਨੇ ਵਿੱਚ ਨਾ ਫ਼ਸਣਾ। ਧਿਆਨ ਰੱਖਣਾ! ਉਨ੍ਹਾਂ ਦੇਵਤਿਆਂ ਕੋਲ ਸਹਾਇਤਾ ਲਈ ਨਾ ਜਾਣਾ। ਤੁਹਾਨੂੰ ਇਹ ਨਹੀਂ ਆਖਣਾ ਚਾਹੀਦਾ, ‘ਉਹ ਲੋਕ ਇਨ੍ਹਾਂ ਦੇਵਤਿਆਂ

ਦੀ ਉਪਾਸਨਾ ਕਰਦੇ ਹਨ, ਇਸ ਲਈ ਮੈਂ ਵੀ ਉਦੋਂ ਹੀ ਕਰਾਂਗਾ।³¹ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਅਜਿਹਾ ਨਹੀਂ ਕਰਨਾ। ਪਰਮੇਸ਼ੁਰ ਦੀ ਓਸੇ ਵੰਗ ਨਾਲ ਉਪਾਸਨਾ ਨਹੀਂ ਕਰਨੀ! ਕਿਉਂਕਿ ਉਹ ਲੋਕ ਬਹੁਤ ਸਾਰੀਆਂ ਅਜਿਹੀਆਂ ਬੁਰੀਆਂ ਗੱਲਾਂ ਕਰਦੇ ਹਨ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਉਹ ਤਾਂ ਆਪਣੇ ਬੱਚਿਆਂ ਨੂੰ ਵੀ ਸਾੜ ਕੇ ਆਪਣੇ ਦੇਵਤਿਆਂ ਨੂੰ ਬਲੀ ਚੜ੍ਹਾ ਦਿੰਦੇ ਹਨ।

³²“ਤੁਹਾਨੂੰ ਹਰ ਉਹ ਗੱਲ ਕਰਨ ਦਾ ਖਿਆਨ ਰੱਖਣਾ ਚਾਹੀਦਾ ਹੈ ਜਿਸ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।

ਤੂਠੇ ਨਬੀ

13 ¹ਹੋ ਸਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਫ਼ਨਿਆਂ ਦੀ ਵਿਆਖਿਆ ਕਰੇ। ਹੋ ਸਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਚਮਤਕਾਰ ਦਿਖਾਵੇਗਾ। ²ਅਤੇ ਉਹ ਨਿਸ਼ਾਨ ਜਾਂ ਚਮਤਕਾਰ, ਜਿਸ ਬਾਰੇ ਉਸ ਨੇ ਤੁਹਾਨੂੰ ਦੱਸਿਆ, ਉਹ ਸਹੀ ਵੀ ਨਿੱਕਲ ਸਕਦਾ ਹੈ। ਫ਼ੇਰ ਉਹ ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗਣ ਲਈ ਵੀ ਆਖ ਸਕਦਾ ਹੈ (ਉਹ ਦੇਵਤੇ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਉਹ ਤੁਹਾਨੂੰ ਇਹ ਆਖ ਸਕਦਾ ਹੈ, ‘ਆਉ ਇਨ੍ਹਾਂ ਦੇਵਤਿਆਂ ਦੀ ਸੇਵਾ ਕਰੀਏ!’ ³ਉਸ ਬੰਦੇ ਦੀ ਗੱਲ ਨਹੀਂ ਸੁਣਨੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡਾ ਇਮਤਿਹਾਨ ਲੈ ਰਿਹਾ ਹੈ। ਯਹੋਵਾਹ ਇਹ ਜਾਣਨਾ ਚਾਹੁੰਦਾ ਹੈ ਕਿ ਵੀ ਤੁਸੀਂ ਉਸ ਨੂੰ ਤਨੇ-ਮਨੇ ਪਿਆਰ ਕਰਦੇ ਹੋ ਜਾਂ ਨਹੀਂ। ⁴ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਪਿੱਛੇ ਲੱਗੋ ਅਤੇ ਉਸ ਦੀ ਇੱਜ਼ਤ ਕਰੋ। ਯਹੋਵਾਹ ਦੇ ਹੁਕਮਾਂ ਨੂੰ ਮੰਨੋ, ਅਤੇ ਉਹ ਸਭ ਕਰੇ ਜੋ ਉਹ ਤੁਹਾਨੂੰ ਕਰਨ ਲਈ ਕਹਿੰਦਾ ਹੈ। ਯਹੋਵਾਹ ਦੀ ਸੇਵਾ ਕਰੋ, ਅਤੇ ਉਸ ਨਾਲ ਜੁੜੋ ਰਹੋ! ⁵ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਫ਼ਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸ ਦਾ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰ ਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ।

⁶“ਤੁਹਾਡਾ ਕੋਈ ਨਜ਼ਦੀਕੀ ਤੁਹਾਨੂੰ ਖੁਫ਼ੀਆਂ ਤੌਰ ਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲਈ ਆਖ ਸਕਦਾ ਹੈ। ਇਹ ਤੁਹਾਡਾ ਆਪਣਾ ਪੁੱਤਰ, ਭਰਾ, ਧੀ, ਪਤਨੀ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ, ਜਾਂ ਤੁਹਾਡਾ ਕੋਈ ਚੰਗਾ ਦੋਸਤ ਵੀ ਹੋ ਸਕਦਾ ਹੈ। ਉਹ ਬੰਦਾ ਆਖ ਸਕਦਾ ਹੈ, ‘ਆ, ਆਪਾਂ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹੀ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਵੀ ਨਹੀਂ ਪਤਾ ਸੀ।) ⁷ਇਹ ਉਨ੍ਹਾਂ ਲੋਕਾਂ ਦੇ ਦੇਵਤੇ ਨੇ ਜਿਹੜੇ ਤੁਹਾਡੇ ਆਲੇ-ਦੁਆਲੇ ਦੀਆਂ ਹੋਰਨਾਂ ਧਰਤੀਆਂ ਵਿੱਚ ਰਹਿੰਦੇ ਹਨ, ਕੁਝ ਨੇੜੇ, ਕੁਝ ਦੂਰ।) ⁸ਤੁਹਾਨੂੰ ਉਸ ਵਿਅਕਤੀ ਨਾਲ ਕਦੇ ਵੀ ਸਹਿਮਤ ਨਹੀਂ ਹੋਣਾ ਚਾਹੀਦਾ। ਉਸ ਦੀ ਗੱਲ ਨਾ ਸੁਣੋ। ਉਸ ਲਈ ਅਫ਼ਸੋਸ ਨਾ ਕਰੋ। ਉਸ ਨੂੰ ਆਜ਼ਾਦ ਨਾ ਛੱਡੋ। ਅਤੇ ਉਸ ਦੀ ਰੱਖਿਆ ਨਾ ਕਰੋ। ⁹⁻¹⁰ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ

ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕ ਕੇ ਉਸ ਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸ ਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਇਆ ਸੀ ਜਿੱਥੇ ਤੁਸੀਂ ਗੁਲਾਮ ਸੀ। ¹¹ਫ਼ੇਰ ਇਸਰਾਏਲ ਦੇ ਸਮੂਹ ਲੋਕ ਸੁਣਨਗੇ ਅਤੇ ਭੈਭੀਤ ਹੋ ਜਾਣਗੇ। ਅਤੇ ਫ਼ੇਰ ਉਹ ਅਜਿਹੀਆਂ ਬੁਰੀਆਂ ਗੱਲਾਂ ਫ਼ੇਰ ਨਹੀਂ ਕਰਨਗੇ।

¹²“ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਰਹਿਣ ਲਈ ਸ਼ਹਿਰ ਦਿੱਤੇ ਹਨ। ਹੋ ਸਕਦਾ ਹੈ ਕਿ ਕਦੇ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਬਾਰੇ ਕੋਈ ਮਾੜੀ ਖਬਰ ਸੁਣੋ। ¹³ਹੋ ਸਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਬੁਰੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਬੁਰੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾ ਕੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।) ¹⁴ਜੇ ਤੁਸੀਂ ਇਹੋ ਜਿਹੀ ਖਬਰ ਸੁਣੋ, ਤਾਂ ਤੁਹਾਨੂੰ ਇਹ ਜਾਣਨ ਦੀ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਵੀ ਇਹ ਸੱਚ ਹੈ। ਜੇ ਤੁਹਾਨੂੰ ਪਤਾ ਲੱਗ ਜਾਵੇ ਕਿ ਇਹ ਸੱਚ ਹੈ-ਜੇ ਤੁਸੀਂ ਸਾਬਤ ਕਰ ਸਕੋ ਕਿ ਇਹੋ ਜਿਹੀ ਭਿਆਨਕ ਗੱਲ ਸੱਚਮੁੱਚ ਵਾਪਰੀ ਹੈ। ¹⁵ਤਾਂ ਤੁਹਾਨੂੰ ਉਸ ਸ਼ਹਿਰ ਦੇ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਨ੍ਹਾਂ ਸਾਰਿਆਂ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਵੀ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ¹⁶ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕੱਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸ ਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ। ¹⁷ਉਸ ਸ਼ਹਿਰ ਦੀ ਹਰ ਚੀਜ਼ ਤਬਾਹ ਕੀਤੀ ਜਾਣ ਲਈ ਪਰਮੇਸ਼ੁਰ ਦੇ ਅਰਪਣ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਕੋਈ ਵੀ ਚੀਜ਼ ਆਪਣੇ ਲਈ ਨਹੀਂ ਰੱਖਣੀ ਚਾਹੀਦੀ। ਜੇ ਤੁਸੀਂ ਇਸ ਆਦੇਸ਼ ਦੀ ਪਾਲਣਾ ਕਰੋਗੇ, ਤਾਂ ਯਹੋਵਾਹ ਤੁਹਾਡੇ ਉੱਤੇ ਕਰੋਧਵਾਨ ਹੋਣ ਤੋਂ ਰੁਕ ਜਾਵੇਗਾ। ਯਹੋਵਾਹ ਤੁਹਾਡੇ ਉੱਤੇ ਮਿਹਰਬਾਨ ਹੋਵੇਗਾ। ਉਹ ਤੁਹਾਡੇ ਲਈ ਅਫ਼ਸੋਸ ਕਰੇਗਾ। ਉਹ ਤੁਹਾਡੀ ਕੌਮ ਨੂੰ ਵੱਧਣ ਫ਼ੁਲਣ ਦੇਵੇਗਾ, ਜਿਵੇਂ ਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ¹⁸ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣੋਗੇ ਤਾਂ ਅਜਿਹਾ ਹੀ ਵਾਪਰੇਗਾ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ਾਂ ਨੂੰ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਤੁਹਾਨੂੰ ਉਹੀ ਕੰਮ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ ਸਹੀ ਆਖਦਾ ਹੈ।

ਇਸਰਾਏਲ, ਪਰਮੇਸ਼ੁਰ ਦੇ ਖਾਸ ਲੋਕ

14 ¹“ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਬੱਚੇ ਹੋ। ਜੇਕਰ ਕੋਈ ਮਰ ਜਾਵੇ, ਤੁਹਾਨੂੰ ਆਪਣੇ-ਆਪ ਨੂੰ ਸੱਟ ਮਾਰ ਕੇ ਜਾਂ ਆਪਣੇ ਸਿਰ ਮੁਠਾ ਕੇ ਅਫ਼ਸੋਸ ਨਹੀਂ ਕਰਨਾ ਚਾਹੀਦਾ।

ਬਿਵਸਥਾ ਸਾਰ

2 ਕਿਉਂਕਿ ਤੁਸੀਂ ਹੋਰਨਾ ਲੋਕਾਂ ਨਾਲੋਂ ਵੱਖਰੇ ਹੋ। ਤੁਸੀਂ ਯਹੋਵਾਹ ਦੇ ਖਾਸ ਲੋਕ ਹੋ। ਦੁਨੀਆਂ ਦੇ ਸਾਹਿਬਾਂ ਲੋਕਾਂ ਵਿੱਚੋਂ ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਨੂੰ ਆਪਣੇ ਖਾਸ ਲੋਕ ਬਣਾਉਣ ਲਈ ਚੁਣਿਆ ਸੀ।

ਜਿਹੜੇ ਭੋਜਨ ਦੀ ਇਸਰਾਏਲੀਆਂ ਨੂੰ ਖਾਣ ਦੀ ਇਜਾਜ਼ਤ ਹੈ

3 “ਕੋਈ ਵੀ ਅਜਿਹੀ ਚੀਜ਼ ਨਾ ਖਾਊ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ। 4 ਤੁਸੀਂ ਇਹ ਜਾਨਵਰ ਖਾ ਸਕਦੇ ਹੋ: ਗਾਵਾਂ, ਭੇਡਾਂ, ਬੱਕਰੀਆਂ, 5 ਹਿਰਨ, ਗਜ਼ੇਲ, ਬਾਰੂਆਂ ਸਿੰਗੇ, ਜੰਗਲੀ ਭੇਡਾਂ, ਜੰਗਲੀ ਬੱਕਰੀਆਂ, ਸਾਂਬਰ ਅਤੇ ਪਹਾੜੀ ਭੇਡਾਂ। 6 ਤੁਸੀਂ ਕੋਈ ਵੀ ਅਜਿਹਾ ਜਾਨਵਰ ਖਾ ਸਕਦੇ ਹੋ ਜਿਸ ਦੇ ਪੈਰ ਦੇ ਹਿੱਸਿਆਂ ਵਿੱਚ ਪਾਣੇ ਹੋਣ ਅਤੇ ਜੋ ਜੁਗਲੀ ਕਰਦਾ ਹੈ। 7 ਪਰ ਉਠਾਂ, ਖਰਗੋਸ਼ਾਂ ਜਾਂ ਪਹਾੜੀ ਬਿੱਜੂਆਂ ਨੂੰ ਨਾ ਖਾਣਾ। ਇਹ ਜਾਨਵਰ ਜੁਗਲੀ ਕਰਦੇ ਹਨ, ਪਰ ਇਨ੍ਹਾਂ ਦੇ ਪੈਰ ਨਹੀਂ ਪਾਣੇ ਹੁੰਦੇ। ਇਸ ਲਈ ਇਹ ਜਾਨਵਰ ਤੁਹਾਡੇ ਲਈ ਨਾਪਾਕ ਹਨ। 8 ਤੁਹਾਨੂੰ ਸੂਰ ਬਿਲਕੁਲ ਨਹੀਂ ਖਾਣੇ ਚਾਹੀਦੇ। ਉਨ੍ਹਾਂ ਦੇ ਪੈਰ ਤਾਂ ਪਾਣੇ ਹੁੰਦੇ ਹਨ ਪਰ ਉਹ ਜੁਗਲੀ ਨਹੀਂ ਕਰਦੇ। ਇਸ ਲਈ ਸੂਰ ਤੁਹਾਡੇ ਵਾਸਤੇ ਨਾਪਾਕ ਹਨ। ਇਸ ਲਈ ਕਿਸੇ ਵੀ ਸੂਰ ਦਾ ਮਾਸ ਨਾ ਖਾਊ ਅਤੇ ਸੂਰ ਦੀ ਲੋਥ ਨੂੰ ਵੀ ਨਾ ਛੂਹੋ।

9 “ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਪਰਾਂ ਅਤੇ ਚਾਨਿਆਂ ਵਾਲੇ ਪ੍ਰਾਣੀਆਂ ਨੂੰ ਖਾ ਸਕਦੇ ਹੋ। 10 ਪਰ ਤੁਹਾਨੂੰ ਪਰਾਂ ਅਤੇ ਚਾਨੇ ਨਾ ਹੋਣ ਵਾਲੇ ਪ੍ਰਾਣੀਆਂ ਨੂੰ ਨਹੀਂ ਖਾਣਾ ਚਾਹੀਦਾ। ਉਹ ਤੁਹਾਡੇ ਲਈ ਨਾਪਾਕ ਹਨ।

11 “ਤੁਸੀਂ ਕੋਈ ਵੀ ਪਾਕ ਪੰਛੀ ਖਾ ਸਕਦੇ ਹੋ। 12 ਪਰ ਇਨ੍ਹਾਂ ਵਿੱਚੋਂ ਕੋਈ ਵੀ ਪੰਛੀ ਨਹੀਂ ਖਾਣਾ: ਬਾਜ਼, ਗਿਰਝ, ਹੱਡ ਖੋਰ, 13 ਲਾਲ ਇੱਲ, ਸਮੁੰਦਰੀ ਬਾਜ਼, ਕਿਸੇ ਵੀ ਤਰ੍ਹਾਂ ਦੀ ਇੱਲ, 14 ਕਿਸੇ ਵੀ ਤਰ੍ਹਾਂ ਦਾ ਕਾਂ, 15 ਸਿੰਗਾਂ ਵਾਲੇ ਉੱਲੂ, ਮਾਹੀਗੀਰ, ਕਿਸੇ ਵੀ ਤਰ੍ਹਾਂ ਦਾ ਬਾਜ਼, 16 ਛੋਟਾ ਉੱਲੂ, ਵੱਡਾ ਉੱਲੂ, ਸਫ਼ੇਦ ਉੱਲੂ, 17 ਮਾਰੂਥਲ ਦੇ ਉੱਲੂ, ਓਸ ਪ੍ਰੇਰ, ਕੋਰਮੇਰੋਟ, 18 ਬਗਲੇ ਅਤੇ ਕਿਸੇ ਵੀ ਤਰ੍ਹਾਂ ਦੇ ਲੰਮਢੀਰਾ, ਚੰਕੀਰਾਗ ਜਾਂ ਚਮਗਿੰਦੜ,

19 “ਪਰਾਂ ਵਾਲੇ ਸਾਰੇ ਕੀੜੇ ਨਾਪਾਕ ਹਨ। ਇਸ ਲਈ ਉਹ ਨਹੀਂ ਖਾਣੇ। 20 ਪਰ ਤੁਸੀਂ ਕੋਈ ਵੀ ਪਾਕ ਪੰਛੀ ਖਾ ਸਕਦੇ ਹੋ।

21 “ਕਿਸੇ ਵੀ ਆਪੇ ਮਰੇ ਹੋਏ ਜਾਨਵਰ ਨੂੰ ਨਹੀਂ ਖਾਣਾ। ਤੁਸੀਂ ਇਸ ਮੁਰਦਾ ਜਾਨਵਰ ਨੂੰ ਆਪਣੇ ਸ਼ਹਿਰ ਦੇ ਕਿਸੇ ਵਿਦੇਸ਼ੀ ਨੂੰ ਦੇ ਸਕਦੇ ਹੋ, ਪਰ ਤੁਹਾਨੂੰ ਇਸ ਮੁਰਦਾ ਜਾਨਵਰ ਨੂੰ ਨਹੀਂ ਖਾਣਾ ਚਾਹੀਦਾ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸੁਰ ਦੇ ਲੋਕ ਹੋ। ਤੁਸੀਂ ਉਸ ਦੇ ਖਾਸ ਲੋਕ ਹੋ।

“ਕਿਸੇ ਵੀ ਬੱਕਰੀ ਦੇ ਬੱਚੇ ਨੂੰ ਇਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੋ।

ਦਸਵੰਧ ਦੇਣਾ

22 “ਹਰ ਸਾਲ ਤੁਹਾਨੂੰ ਆਪਣੇ ਖੇਤਾਂ ਵਿੱਚ ਉੱਗਣ ਵਾਲੀਆਂ ਸਾਰੀਆਂ ਫ਼ਸਲਾਂ ਦਾ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ। 23 ਫ਼ੇਰ ਤੁਹਾਨੂੰ ਉਸ ਜਗ੍ਹਾ ਉੱਤੇ, ਯਹੋਵਾਹ ਆਪਣੇ ਪਰਮੇਸੁਰ ਨਾਲ ਹੋਣ ਲਈ ਜਾਣਾ ਚਾਹੀਦਾ ਜਿਸ ਨੂੰ ਯਹੋਵਾਹ ਨੇ ਆਪਣੇ ਨਾਮ ਲਈ ਰਿਗਾਇਸ ਦੀ ਜਗ੍ਹਾ ਵਜੋਂ ਚੁਣਿਆ ਹੈ। ਤੁਸੀਂ ਆਪਣੀ ਫ਼ਸਲ ਦਾ ਦਸਵੰਧ, ਨਵੀਂ ਮੈਂ, ਤੇਲ ਆਪਣੇ ਇੰਜੜ ਅਤੇ ਵੱਗਾਂ ਦੇ ਪਲੇਠਿਆਂ ਨੂੰ ਖਾ ਸਕਦੇ ਹੋ। ਇਸ ਤਰ੍ਹਾਂ, ਤੁਸੀਂ ਯਹੋਵਾਹ, ਆਪਣੇ ਪਰਮੇਸੁਰ ਦੀ

ਇੱਜ਼ਤ ਕਰਨੀ ਸਿੱਖ ਜਾਵੋਗੇ। 24 ਪਰ ਹੋ ਸਕਦਾ ਹੈ ਕਿ ਉਹ ਸਥਾਨ ਤੁਹਾਡੇ ਲਈ ਲੰਮੀ ਮੁਸਾਫ਼ਰੀ ਵਾਲਾ ਹੋਵੇ। ਹੋ ਸਕਦਾ ਹੈ ਕਿ ਤੁਸੀਂ ਆਪਣੀਆਂ ਉਨ੍ਹਾਂ ਸਾਰੀਆਂ ਫ਼ਸਲਾਂ ਦਾ ਦਸਵੰਧ ਚੁੱਕ ਕੇ ਨਾ ਲੈ ਜਾ ਸਕੋ ਜਿਸ ਦੀ ਤੁਹਾਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ। ਜੇ ਅਜਿਹਾ ਵਾਪਰੇ, ਤਾਂ 25 ਆਪਣੀਆਂ ਫ਼ਸਲਾਂ ਦੇ ਉਸ ਹਿੱਸੇ ਨੂੰ ਵੇਚ ਦੇਵੋ। ਆਪਣੇ ਨਾਲ ਉਹ ਪੈਸਾ ਲੈ ਕੇ ਉਸ ਖਾਸ ਸਥਾਨ ਉੱਤੇ ਜਾਊ ਜਿਸ ਦੀ ਯਹੋਵਾਹ ਨੇ ਚੋਣ ਕੀਤੀ ਹੈ। 26 ਉਸ ਪੈਸੇ ਨਾਲ ਆਪਣੀ ਇੱਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ-ਗਾਵਾਂ, ਭੇਡਾਂ, ਮੈਂ, ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸੁਰ ਨਾਲ ਭੋਜਨ ਦਾ ਅਨੰਦ ਮਾਨਣਾ ਚਾਹੀਦਾ ਹੈ। 27 ਪਰ ਆਪਣੇ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਨਾ ਭੁੱਲਣਾ। ਆਪਣਾ ਭੋਜਨ ਉਨ੍ਹਾਂ ਨਾਲ ਸਾਂਝਾ ਕਰਨਾ। ਕਿਉਂਕਿ ਉਨ੍ਹਾਂ ਕੋਲ ਤੁਹਾਡੇ ਵਾਂਗ ਧਰਤੀ ਦਾ ਹਿੱਸਾ ਨਹੀਂ ਹੈ।

28 “ਹਰ ਤਿੰਨ ਸਾਲ ਬਾਰ, ਤੁਹਾਨੂੰ ਉਸ ਸਾਲ ਦੀ ਆਪਣੀ ਫ਼ਸਲ ਦਾ ਦਸਵੰਧ ਇੱਕਤਰ ਕਰਨਾ ਚਾਹੀਦਾ ਹੈ। ਇਸ ਭੋਜਨ ਨੂੰ ਆਪਣੇ ਕਸਬਿਆਂ ਵਿੱਚ ਜਮ੍ਹਾਂ ਕਰੋ ਜਿੱਥੇ ਹੋਰ ਲੋਕ ਇਸ ਨੂੰ ਵਰਤ ਸਕਦੇ ਹੋਣ। 29 ਇਹ ਭੋਜਨ ਲੋਕੀਆਂ ਲਈ ਹੈ, ਕਿਉਂਕਿ ਉਨ੍ਹਾਂ ਕੋਲ ਧਰਤੀ ਦਾ ਕੋਈ ਆਪਣਾ ਹਿੱਸਾ ਨਹੀਂ ਹੈ। ਇਹ ਭੋਜਨ ਤੁਹਾਡੇ ਕਸਬੇ ਦੇ ਹੋਰਨਾਂ ਲੋਕਵੰਦ ਲੋਕਾਂ ਲਈ ਹੈ। ਇਹ ਭੋਜਨ ਵਿਦੇਸ਼ੀਆਂ, ਵਿੱਧਵਾਦਾਂ ਅਤੇ ਯਤੀਮਾਂ ਲਈ ਹੈ। ਜੇ ਤੁਸੀਂ ਅਜਿਹਾ ਕਰੋਗੇ ਤਾਂ ਯਹੋਵਾਹ, ਤੁਹਾਡਾ ਪਰਮੇਸੁਰ ਤੁਹਾਨੂੰ ਹਰ ਤਰ੍ਹਾਂ ਦੀ ਅਸੀਸ ਦੇਵੇਗਾ।

ਕਰਜ਼ਾ ਮਾਫ਼ੀ ਦਾ ਖਾਸ ਵਰ੍ਹਾ

15 “ਹਰ ਸੱਤ ਸਾਲਾਂ ਬਾਰ, ਤੁਹਾਨੂੰ ਕਰਜ਼ੇ ਖਤਮ ਕਰ ਦੇਣੇ ਚਾਹੀਦੇ ਹਨ। 2 ਇਸ ਦਾ ਵੰਗ ਇਹ ਹੈ: ਹਰ ਇਸਰਾਏਲੀ ਜਿਸ ਨੇ ਕਿਸੇ ਦੂਸਰੇ ਇਸਰਾਏਲੀ ਨੂੰ ਕਰਜ਼ਾ ਦਿੱਤਾ ਹੈ ਉਸ ਨੂੰ ਉਹ ਕਰਜ਼ਾ ਮਾਫ਼ ਕਰ ਦੇਣਾ ਚਾਹੀਦਾ ਹੈ। ਉਸ ਨੂੰ ਆਪਣੇ ਭਰਾ (ਇਸਰਾਏਲੀ) ਨੂੰ ਕਰਜ਼ਾ ਵਾਪਸ ਕਰਨ ਲਈ ਨਹੀਂ ਆਪਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਉਸ ਵਰ੍ਹੇ ਦੌਰਾਨ ਕਰਜ਼ੇ ਮਾਫ਼ ਕਰਨ ਲਈ ਆਖਿਆ ਸੀ। 3 ਤੁਸੀਂ ਕਿਸੀ ਵਿਦੇਸ਼ੀ ਤੋਂ ਆਪਣਾ ਕਰਜ਼ਾ ਵਾਪਸ ਲੈ ਸਕਦੇ ਹੋ। ਪਰ ਤੁਹਾਨੂੰ ਕਿਸੇ ਵੀ ਇਸਰਾਏਲੀ ਨੂੰ ਦਿੱਤੇ ਹੋਏ ਕਰਜ਼ੇ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ। 4 ਤੁਹਾਡੇ ਆਪਣੇ ਦੇਸ ਵਿੱਚ ਗਰੀਬ ਲੋਕ ਨਹੀਂ ਹੋਣੇ ਚਾਹੀਦੇ। ਕਿਉਂਕਿ ਯਹੋਵਾਹ ਤੁਹਾਨੂੰ ਇਹ ਦੇਸ ਦੇ ਰਿਹਾ ਹੈ ਅਤੇ ਉਹ ਤੁਹਾਨੂੰ ਮਹਾਨ ਅਸੀਸਾਂ ਦੇਵੇਗਾ। 5 ਪਰ ਅਜਿਹਾ ਹੁਣ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸੁਰ ਦਾ ਹੁਕਮ ਮੰਨੋਗੇ। ਤੁਹਾਨੂੰ ਹਰ ਉਸ ਹੁਕਮ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਿਆ ਹੈ। 6 ਫ਼ੇਰ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਉਸੇ ਤਰ੍ਹਾਂ ਅਸੀਸ ਦੇਵੇਗਾ ਜਿਵੇਂ ਉਸ ਨੇ ਇਕਰਾਰ ਕੀਤਾ ਹੈ। ਅਤੇ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਣ ਲਈ ਕਾਫ਼ੀ ਧੰਨ ਹੋਵੇਗਾ। ਪਰ ਤੁਹਾਨੂੰ ਕਿਸੇ ਕੋਲੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਗੇ। ਪਰ ਉਨ੍ਹਾਂ ਵਿੱਚੋਂ ਕੋਈ ਵੀ ਕੌਮ ਤੁਹਾਡੇ ਉੱਪਰ ਰਾਜ ਨਹੀਂ ਕਰੇਗੀ।

7 “ਜਦੋਂ ਤੁਸੀਂ ਉਸ ਧਰਤੀ ਉੱਤੇ ਰਹਿ ਰਹੇ ਹੋਵੋਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸੁਰ ਤੁਹਾਨੂੰ ਦੇ ਰਿਹਾ ਹੈ, ਉਥੇ ਤੁਹਾਡੇ ਦਰਮਿਆਨ ਕੋਈ ਗਰੀਬ ਵਿਅਕਤੀ ਹੋ ਸਕਦਾ। ਤੁਹਾਨੂੰ ਖੁਦਗਰਜ਼ ਨਹੀਂ ਹੋਣਾ ਚਾਹੀਦਾ। ਤੁਹਾਨੂੰ ਉਸ ਗਰੀਬ ਵਿਅਕਤੀ ਨੂੰ ਸਹਾਇਤਾ

ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। **8** ਤੁਹਾਨੂੰ ਉਸ ਨਾਲ ਸਾਂਝ ਪਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਤੁਹਾਨੂੰ ਉਸ ਬੰਦੇ ਨੂੰ ਉਸ ਦੀ ਲੋੜ ਪੂਰੀ ਕਰਨ ਲਈ ਕਰਜ਼ ਦੇਣਾ ਚਾਹੀਦਾ ਹੈ।

9 “ਕਿਸੇ ਵੀ ਬੰਦੇ ਨੂੰ ਸਿਰਫ਼ ਇਸ ਵਾਸਤੇ ਸਹਾਇਤਾ ਕਰਨ ਤੋਂ ਇਨਕਾਰ ਨਾ ਕਰੋ ਕਿ ਸੱਤਵਾਂ ਵਰ੍ਹਾ, ਕਰਜ਼ਿਆਂ ਦੀ ਮਾਫ਼ੀ ਦਾ ਵਰ੍ਹਾ, ਨੇੜੇ ਹੈ। ਆਪਣੇ ਮਨ ਵਿੱਚ ਅਜਿਹਾ ਬੁਰਾ ਵਿਚਾਰ ਨਾ ਆਉਣ ਦਿਉ। ਤੁਹਾਨੂੰ ਕਿਸੇ ਵੀ ਬੰਦੇ ਬਾਰੇ ਬੁਰਾ ਨਹੀਂ ਸੋਚਣਾ ਚਾਹੀਦਾ ਜਿਸ ਨੂੰ ਤੁਹਾਡੀ ਸਹਾਇਤਾ ਦੀ ਲੋੜ ਹੋਵੇ ਅਤੇ ਉਸ ਦੀ ਸਹਾਇਤਾ ਕਰਨ ਤੋਂ ਕਦੇ ਵੀ ਇਨਕਾਰ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਉਸ ਗਰੀਬ ਵਿਅਕਤੀ ਦੀ ਸਹਾਇਤਾ ਨਹੀਂ ਕਰੋਗੇ, ਉਹ ਯਹੋਵਾਹ ਅੱਗੇ ਤੁਹਾਡੇ ਖਿਲਾਫ਼ ਸ਼ਿਕਾਇਤ ਕਰੇਗਾ ਅਤੇ ਯਹੋਵਾਹ ਤੁਹਾਨੂੰ ਪਾਪ ਦਾ ਦੋਸ਼ੀ ਪਾਵੇਗਾ।

10 “ਗਰੀਬ ਵਿਅਕਤੀ ਨੂੰ ਆਪਣੀ ਸਮਰਥਾ ਅਨੁਸਾਰ ਦਿਉ। ਉਸ ਨੂੰ ਦੇਣ ਲੱਗਿਆ ਬੁਰਾ ਮਹਿਸੂਸ ਨਾ ਕਰੇ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਸ ਨੇਕੀ ਬਦਲੇ ਅਸੀਸ ਦੇਵੇਗਾ। ਉਹ ਤੁਹਾਨੂੰ ਤੁਹਾਡੇ ਸਾਰੇ ਕੰਮਾਂ ਅਤੇ ਸਾਰੀਆਂ ਕਰਨੀਆਂ ਵਿੱਚ ਬਰਕਤ ਦੀ ਅਸੀਸ ਦੇਵੇਗਾ। **11** ਧਰਤੀ ਉੱਤੇ ਹਮੇਸ਼ਾ ਹੀ ਗਰੀਬ ਲੋਕ ਹੋਣਗੇ। ਇਹ ਇਸ ਕਿਉਂਕਿ ਮੈਂ ਤੁਹਾਨੂੰ ਆਪਣੇ ਸੰਗੀ ਇਸਰਾਏਲੀਆਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣ ਦਾ ਹੁਕਮ ਦਿੰਦਾ ਹਾਂ। ਆਪਣੀ ਧਰਤੀ ਉੱਤੇ ਲੋੜਵੰਦ ਅਤੇ ਗਰੀਬ ਲੋਕਾਂ ਨੂੰ ਦਿਆਲਤਾ ਨਾਲ ਦਿਉ।

ਗੁਲਾਮਾਂ ਨੂੰ ਆਜ਼ਾਦ ਕਰਨਾ

12 “ਤੁਸੀਂ ਚਾਹੋ ਤਾਂ ਕਿਸੇ ਇਬਰਾਨੀ ਆਦਮੀ ਜਾਂ ਔਰਤ ਨੂੰ ਗੁਲਾਮ ਦੇ ਤੌਰ ਤੇ ਸੇਵਾ ਕਰਨ ਲਈ ਰੱਖ ਸਕਦੇ ਹੋ। ਤੁਸੀਂ ਉਸ ਬੰਦੇ ਨੂੰ ਛੇ ਸਾਲ ਲਈ ਗੁਲਾਮ ਰੱਖ ਸਕਦੇ ਹੋ। ਪਰ ਸੱਤਵੇਂ ਵਰ੍ਹੇ ਵਿੱਚ ਤੁਹਾਨੂੰ ਉਸ ਬੰਦੇ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। **13** ਪਰ ਜਦੋਂ ਤੁਸੀਂ ਆਪਣੇ ਗੁਲਾਮ ਨੂੰ ਆਜ਼ਾਦ ਕਰੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜੋ। **14** ਤੁਹਾਨੂੰ ਉਸ ਬੰਦੇ ਨੂੰ ਆਪਣੇ ਕੁਝ ਪਸ਼ੂ, ਅਨਾਜ ਅਤੇ ਮੈਅ ਦੇਣੀ ਚਾਹੀਦੀ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਤੁਹਾਨੂੰ ਚੋਖੀਆਂ ਚੀਜ਼ਾਂ ਦਿੱਤੀਆਂ ਸਨ। ਇਸੇ ਤਰ੍ਹਾਂ ਤੁਹਾਨੂੰ ਵੀ ਕਾਫ਼ੀ ਸਾਰੀਆਂ ਚੰਗੀਆਂ ਚੀਜ਼ਾਂ ਆਪਣੇ ਗੁਲਾਮ ਨੂੰ ਦੇਣੀਆਂ ਚਾਹੀਦੀਆਂ ਹਨ। **15** ਮਨ ਵਿੱਚ ਰੱਖੋ, ਕਿ ਤੁਸੀਂ ਵੀ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਕੀਤਾ ਸੀ। ਇਸੇ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦੇ ਰਿਹਾ ਹਾਂ।

16 “ਤੁਹਾਡੇ ਗੁਲਾਮਾਂ ਵਿੱਚੋਂ ਕੋਈ ਜਣਾ ਤੁਹਾਨੂੰ ਇਹ ਵੀ ਆਖ ਸਕਦਾ ਹੈ, ‘ਮੈਂ ਤੁਹਾਨੂੰ ਛੱਡ ਕੇ ਨਹੀਂ ਜਾਵਾਂਗਾ।’ ਹੋ ਸਕਦਾ ਹੈ ਕਿ ਉਹ ਇਹ ਗੱਲ ਇਸ ਵਾਸਤੇ ਆਖੇ ਕਿਉਂਕਿ ਉਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਿਆਰ ਕਰਦਾ ਅਤੇ ਕਿਉਂਕਿ ਉਸ ਨੇ ਤੁਹਾਡੇ ਨਾਲ ਚੰਗਾ ਜੀਵਨ ਬਿਤਾਇਆ ਹੈ। **17** ਉਸ ਨੌਕਰ ਨੂੰ ਆਖੋ ਕਿ ਉਹ ਤੁਹਾਡੇ ਦਰਵਾਜ਼ੇ ਨਾਲ ਆਪਣਾ ਕੰਨ ਲਾਵੇ, ਅਤੇ ਕੋਈ ਤਿਖਾ ਔਜ਼ਾਰ ਲੈ ਕੇ ਉਸ ਦਾ ਕੰਨ ਵਿੰਨ੍ਹ ਦਿਉ। ਇਸ ਤੋਂ ਹਮੇਸ਼ਾ ਇਸ ਦਾ ਪਤਾ ਲੱਗੇਗਾ ਕਿ ਉਹ ਤੁਹਾਡਾ ਗੁਲਾਮ ਹੈ। ਤੁਹਾਨੂੰ ਇਹ ਗੱਲ ਆਪਣੀਆਂ ਉਨ੍ਹਾਂ ਗੁਲਾਮ ਔਰਤਾਂ ਨਾਲ ਵੀ ਕਰਨੀ ਚਾਹੀਦੀ ਹੈ ਜਿਹੜੀਆਂ ਤੁਹਾਡੇ ਨਾਲ ਰਹਿਣਾ ਚਾਹੁੰਦੀਆਂ ਹੋਣ।

18 “ਆਪਣੇ ਗੁਲਾਮ ਨੂੰ ਆਜ਼ਾਦੀ ਦਿੰਦਿਆਂ ਬੁਰਾ ਮਹਿਸੂਸ ਨਾ ਕਰੋ। ਯਾਦ ਰੱਖੋ! ਉਸ ਨੇ ਛੇ ਸਾਲ ਤੱਕ ਤੁਹਾਡੀ ਭਾੜੇ ਦੇ ਮਜ਼ਦੂਰ

ਨਾਲੋਂ ਅੱਧੇ ਪੈਸਿਆਂ ਵਿੱਚ ਸੇਵਾ ਕੀਤੀ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹਰ ਕੰਮ ਵਿੱਚ ਬਰਕਤ ਦੇਵੇਗਾ।

ਪਲੇਠੇ ਜਾਨਵਰਾਂ ਬਾਰੇ ਬਿਧੀਆਂ

19 “ਤੁਹਾਡੇ ਵੱਗ ਅਤੇ ਇੰਜੜ ਦੇ ਪਲੇਠੇ ਨਰ ਖਾਸ ਹਨ। ਤੁਹਾਨੂੰ ਇਹ ਜਾਨਵਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਲੱਗ ਕਰ ਲੈਣੇ ਚਾਹੀਦੇ ਹਨ। ਪਲੇਠੇ ਜਨਮੇ ਬਲਦ ਤੱਕ ਕੰਮ ਨਾ ਲਾਵੇ ਅਤੇ ਪਲੇਠੀ ਜਨਮੀ ਭੇਡ ਦੀ ਉਂਠ ਨਾ ਲਾਓ। **20** ਹਰ ਸਾਲ, ਤੁਹਾਨੂੰ ਇਨ੍ਹਾਂ ਜਾਨਵਰਾਂ ਨੂੰ ਉਸ ਥਾਂ ਉੱਤੇ ਲੈ ਕੇ ਜਾਣਾ ਚਾਹੀਦਾ, ਜਿਸ ਦੀ ਚੋਣ ਯਹੋਵਾਹ ਕਰੇਗਾ। ਓਥੇ, ਤੁਸੀਂ ਅਤੇ ਤੁਹਾਡਾ ਪਰਿਵਾਰ ਇਨ੍ਹਾਂ ਜਾਨਵਰਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਗ਼ਜ਼ਰੀ ਵਿੱਚ ਖਾਵੋਗੇ।

21 “ਪਰ ਜੇ ਇਨ੍ਹਾਂ ਵਿੱਚੋਂ ਕਿਸੇ ਜਾਨਵਰ ਵਿੱਚ ਕੋਈ ਨੁਕਸ ਹੈ-ਜੇ ਇਹ ਲੰਗੜਾ ਜਾਂ ਅੰਨ੍ਹਾ ਜਾਂ ਇਸ ਵਿੱਚ ਕੋਈ ਹੋਰ ਖਰਾਬੀ ਹੈ, ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਇਸ ਜਾਨਵਰ ਦੀ ਬਲੀ ਨਹੀਂ ਚੜ੍ਹਾਉਣੀ ਚਾਹੀਦੀ। **22** ਤੁਸੀਂ ਆਪਣੇ ਘਰ ਵਿੱਚ ਇਸ ਜਾਨਵਰ ਦਾ ਮਾਸ ਖਾ ਸਕਦੇ ਹੋ। ਕੋਈ ਵੀ ਇਸ ਨੂੰ ਖਾ ਸਕਦਾ, ਭਾਵੇਂ ਉਹ ਪਾਕ ਹੈ ਜਾਂ ਨਾਪਾਕ। ਇਸ ਮਾਸ ਨੂੰ ਖਾਣ ਦੀਆਂ ਬਿਧੀਆਂ ਵੀ ਉਹੀ ਹਨ ਜਿਹੜੀਆਂ ਹਿਰਨ ਦੇ ਮਾਸ ਅਤੇ ਗਾਜ਼ਲ ਦੇ ਮਾਸ ਲਈ ਹਨ। **23** ਪਰ ਤੁਹਾਨੂੰ ਕਿਸੇ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਉਹ ਖੂਨ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।

ਪਸਰ

16 **1** “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਆਦਰ ਵਿੱਚ ਪਸਰ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ। **2** ਤੁਹਾਨੂੰ ਉਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸ ਨੂੰ ਯਹੋਵਾਹ ਆਪਣਾ ਨਾਮ ਰੱਖਣ ਲਈ ਚੁਣੇਗਾ। ਉੱਥੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਸਰ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਆਪਣੇ ਵੱਗ ਜਾਂ ਇੰਜੜ ਵਿੱਚੋਂ ਇੱਕ ਜਾਨਵਰ ਨੂੰ ਭੇਟ ਕਰਨਾ ਚਾਹੀਦਾ ਹੈ। **3** ਇਸ ਬਲੀ ਦੇ ਨਾਲ ਉਹ ਰੋਟੀ ਨਾ ਖਾਉ ਜਿਹੜੀ ਖਮੀਰੀ ਰੋਟੀ ਹੋਵੇ। ਤੁਹਾਨੂੰ ਸੱਤ ਦਿਨ ਤੱਕ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਇਸ ਰੋਟੀ ਨੂੰ ‘ਮੁਸੀਬਤ ਦੀ ਰੋਟੀ’ ਆਖਦੇ ਹਨ। ਇਹ ਤੁਹਾਨੂੰ ਉਨ੍ਹਾਂ ਮੁਸੀਬਤਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗੀ। ਜਿਹੜੀਆਂ ਤੁਸੀਂ ਮਿਸਰ ਵਿੱਚ ਛੱਡੀਆਂ ਸਨ। ਯਾਦ ਕਰੋ ਕਿੰਨੀ ਕਾਹਲੀ ਵਿੱਚ ਤੁਹਾਨੂੰ ਉਹ ਦੇਸ ਛੱਡਣਾ ਪਿਆ ਸੀ। ਜਦੋਂ ਤੱਕ ਤੁਸੀਂ ਜੀਉਂਦੇ ਹੋ ਤੁਹਾਨੂੰ ਉਹ ਦਿਨ ਯਾਦ ਰੱਖਣਾ ਚਾਹੀਦਾ ਹੈ। **4** ਸਾਰੇ ਦੇਸ ਵਿੱਚ ਕਿਸੇ ਵੀ ਘਰ ਅੰਦਰ ਸੱਤ ਦਿਨਾਂ ਤੱਕ ਕੋਈ ਖਮੀਰ ਨਹੀਂ ਹੋਣਾ ਚਾਹੀਦਾ ਅਤੇ ਇਹ ਵੀ ਕਿ ਉਹ ਸਾਰਾ ਮਾਸ ਜਿਹੜਾ ਤੁਸੀਂ ਪਹਿਲੇ ਦਿਨ ਦੀ ਸ਼ਾਮ ਨੂੰ ਬਲੀ ਚੜ੍ਹਾਉਂਦੇ ਹੋ ਸਵੇਰ ਤੋਂ ਪਹਿਲਾਂ ਖਾਧਾ ਜਾਣਾ ਚਾਹੀਦਾ ਹੈ।

5 “ਤੁਹਾਨੂੰ ਚਾਹੀਦਾ ਹੈ ਕਿ ਪਸਰ ਦੇ ਜਾਨਵਰ ਦੀ ਬਲੀ ਕਿਸੇ ਵੀ ਉਸ ਕਸਬੇ ਵਿੱਚ ਨਾ ਦਿਉ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ, ਤੁਹਾਨੂੰ ਦਿੰਦਾ ਹੈ। **6** ਤੁਹਾਨੂੰ ਪਸਰ ਦੇ ਜਾਨਵਰਾਂ ਦੀ ਬਲੀ ਸਿਰਫ਼ ਉਸੇ ਥਾਂ ਉੱਤੇ ਚੜ੍ਹਾਉਣੀ ਚਾਹੀਦੀ ਹੈ ਜਿਸ ਦੀ ਚੋਣ ਯਹੋਵਾਹ, ਤੁਹਾਡਾ

ਬਿਵਸਥਾ ਸਾਰ

ਪਰਮੇਸੁਰ, ਆਪਣੇ ਨਾਮ ਦੀ ਰਿਗਾਇਸ਼ ਦੇ ਸਥਾਨ ਵਜੋਂ ਕਰੇ। ਉਥੇ ਤੁਸੀਂ ਪਸਰ ਦੇ ਜਾਨਵਰ ਦੀ ਬਲੀ ਸੁਗਤ ਫੁਪਣ ਤੋਂ ਪਹਿਲਾਂ ਚੜ੍ਹਾਵੋਗੇ। ਇਹ ਪਰਬ ਤੁਹਾਨੂੰ ਉਸ ਦਿਨ ਦੀ ਯਾਦ ਕਰਾਵੇਗਾ ਜਿਸ ਦਿਨ ਪਰਮੇਸੁਰ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ। 7 ਤੁਹਾਨੂੰ ਪਸਰ ਦਾ ਮਾਸ ਉਸ ਸਥਾਨ ਉੱਤੇ ਰਿੰਨਣਾ ਚਾਹੀਦਾ ਹੈ ਜਿਸ ਦੀ ਚੋਣ ਯਹੋਵਾਹ, ਤੁਹਾਡਾ ਪਰਮੇਸੁਰ ਕਰੇਗਾ। ਫ਼ੇਰ ਸਵੇਰ ਵੇਲੇ ਤੁਸੀਂ ਵਾਪਸ ਘਰ ਜਾ ਸਕਦੇ ਹੋ। 8 ਤੁਹਾਨੂੰ ਛੇ ਦਿਨ ਤੱਕ ਬਿਨਾਂ ਖਮੀਰ ਵਾਲੀ ਰੋਟੀ ਜ਼ਰੂਰ ਖਾਣੀ ਚਾਹੀਦੀ ਹੈ। ਸੱਤਵੇਂ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਸ ਦਿਨ ਲੋਕ ਯਹੋਵਾਹ, ਆਪਣੇ ਪਰਮੇਸੁਰ ਦੇ ਆਦਰ ਵਿੱਚ ਖਾਸ ਸਭਾ ਵਿੱਚ ਇਕੱਠੇ ਹੋਣਗੇ।

ਹਫ਼ਤਿਆਂ ਦਾ ਪਰਬ (ਪੁੰਤਕੁਸਤ)

9 ਤੁਹਾਨੂੰ ਅਨਾਜ ਦੀ ਵਾਢੀ ਵਾਲੇ ਦਿਨ ਤੋਂ ਸੱਤ ਹਫ਼ਤੇ ਗਿਣਨੇ ਚਾਹੀਦੇ ਹਨ। 10 ਫ਼ੇਰ ਯਹੋਵਾਹ, ਆਪਣੇ ਪਰਮੇਸੁਰ ਲਈ ਹਫ਼ਤਿਆਂ ਦਾ ਪਰਬ ਮਨਾਉ। ਇਸ ਨੂੰ ਮਨਾਉਣ ਲਈ ਆਪਣੀ ਮਨ ਮਰਜ਼ੀ ਦੀ ਕੋਈ ਖਾਸ ਸੁਗਤ ਲੈ ਕੇ ਆਉ। ਇਹ ਫ਼ੈਸਲਾ ਇਹ ਸੋਚਦਿਆਂ ਹੋਇਆ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਨੂੰ ਕਿੰਨੀ ਕੁ ਬਰਕਤ ਦਿੱਤੀ। 11 ਉਸ ਸਥਾਨ ਉੱਤੇ ਜਾਉ ਜਿਸ ਨੂੰ ਯਹੋਵਾਹ ਆਪਣੇ ਨਾਮ ਦੀ ਰਿਗਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉਥੇ ਯਹੋਵਾਹ ਆਪਣੇ ਪਰਮੇਸੁਰ ਦੇ ਸਾਹਮਣੇ ਅਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿੱਧਵਾਦਾਂ ਨੂੰ ਲੈ ਜਾਉ ਜਿਹੜੇ ਤੁਹਾਡੇ ਨਗਰਾਂ ਵਿੱਚ ਰਹਿੰਦੇ ਹਨ। 12 ਯਾਦ ਰੱਖੋ, ਮਿਸਰ ਵਿੱਚ ਤੁਸੀਂ ਗੁਲਾਮ ਸੀ। ਇਸ ਲਈ ਇਨ੍ਹਾਂ ਕੰਨੂੰਨਾਂ ਨੂੰ ਜ਼ਰੂਰ ਮੰਨੋ।

ਡੇਰਿਆ ਦਾ ਪਰਬ

13 ਖਲਵਾੜੇ ਵਿੱਚੋਂ ਅਤੇ ਕੋਹਲੂ ਵਿੱਚੋਂ ਆਪਣੀ ਫ਼ਸਲ ਇਕੱਠੀ ਕਰਨ ਦੇ ਸੱਤ ਦਿਨ ਬਾਦ ਤੁਹਾਨੂੰ ਡੇਰਿਆਂ ਦਾ ਪਰਬ ਮਨਾਉਣਾ ਚਾਹੀਦਾ ਹੈ। 14 ਸਾਰੇ ਮਿਲਕੇ ਇਸ ਤਿਉਹਾਰ ਦਾ ਅਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿੱਧਵਾਦਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ। 15 ਯਹੋਵਾਹ ਦੁਆਰਾ ਚੁਣੇ ਹੋਏ ਸਥਾਨ ਉੱਤੇ ਸੱਤਾਂ ਦਿਨਾਂ ਤੱਕ ਇਹ ਪਰਬ ਮਨਾਉ। ਅਜਿਹਾ ਕਰੋ ਕਿ ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਨੂੰ ਤੁਹਾਡੀਆਂ ਫ਼ਸਲਾਂ ਵਿੱਚ ਅਤੇ ਤੁਹਾਡੀਆਂ ਸਾਰੀਆਂ ਕਰਨੀਆਂ ਵਿੱਚ ਬਰਕਤ ਦਿੱਤੀ ਹੈ। ਇਸ ਲਈ ਤੁਹਾਨੂੰ ਅਨੰਦ ਮਾਨਣਾ ਚਾਹੀਦਾ ਹੈ।

16 ਸਾਲ ਵਿੱਚ ਤਿੰਨ ਵਾਰੀ ਤੁਹਾਡੇ ਸਾਰੇ ਆਦਮੀਆਂ ਨੂੰ ਯਹੋਵਾਹ, ਆਪਣੇ ਪਰਮੇਸੁਰ ਨੂੰ ਮਿਲਣ ਵਾਸਤੇ ਉਸ ਦੇ ਚੁਣੇ ਹੋਏ ਖਾਸ ਸਥਾਨ ਉੱਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਪਤੀਰੀ ਰੋਟੀ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਜ਼ਰੂਰ ਆਉਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਯਹੋਵਾਹ ਨੂੰ ਮਿਲਣ ਆਉਂਦਾ ਹੈ ਕੋਈ ਸੁਗਤ ਜ਼ਰੂਰ ਲੈ ਕੇ ਆਵੇ। 17 ਹਰ ਬੰਦਾ ਆਪਣੀ ਸਮਰਥਾ ਅਨੁਸਾਰ ਦਾਨ ਕਰੇ। ਉਸ ਨੂੰ ਇਹ ਸੋਚਦਿਆਂ ਹੋਇਆ ਦਾਨ ਬਾਰੇ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਯਹੋਵਾਹ ਨੇ ਉਸ ਨੂੰ ਕਿੰਨਾ ਕੁਝ ਦਿੱਤਾ ਹੈ।

ਲੋਕਾਂ ਵਾਸਤੇ ਨਿਆਂਕਾਰ ਅਤੇ ਅਧਿਕਾਰੀ

18 ਹਰ ਉਸ ਨਗਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸੁਰ ਤੁਹਾਨੂੰ ਦੇਵੇਗਾ, ਕੁਝ ਲੋਕਾਂ ਨੂੰ ਆਪਣੇ ਪਰਿਵਾਰਾਂ ਲਈ ਨਿਆਂਕਾਰਾਂ ਅਤੇ ਅਧਿਕਾਰੀਆਂ ਵਜੋਂ ਚੁਣੋ। ਹਰ ਘਰਾਣੇ ਨੂੰ ਅਜਿਹਾ ਕਰਨਾ ਚਾਹੀਦਾ ਹੈ। ਅਤੇ ਉਹ ਸਾਰੇ ਲੋਕ ਜੋ ਨਿਆਂ ਕਰਨ, ਨਿਰਪੱਖ ਹੋਣੇ ਚਾਹੀਦੇ ਹਨ। 19 ਤੁਹਾਨੂੰ ਹਮੇਸ਼ਾ ਨਿਰਪੱਖ ਹੋਣਾ ਚਾਹੀਦਾ ਹੈ। ਤੁਹਾਨੂੰ ਕੁਝ ਲੋਕਾਂ ਨਾਲ ਰੋਹਨਾਂ ਦੇ ਮੁਕਾਬਲੇ ਰਿਆਇਤ ਨਹੀਂ ਕਰਨੀ ਚਾਹੀਦੀ। ਤੁਹਾਨੂੰ ਵੱਢੀ ਲੈ ਕੇ ਫ਼ੈਸਲਾ ਬਦਲਣਾ ਨਹੀਂ ਚਾਹੀਦਾ। ਪੈਸਾ ਸਿਆਣੇ ਲੋਕਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੰਦਾ ਹੈ ਅਤੇ ਚੰਗੇ ਬੰਦੇ ਦੀ ਗਵਾਹੀ ਨੂੰ ਬਦਲ ਦਿੰਦਾ ਹੈ। 20 ਨੇਕੀ ਅਤੇ ਨਿਰਪੱਖਤਾ! ਤੁਹਾਨੂੰ ਹਮੇਸ਼ਾ ਨੇਕ ਅਤੇ ਨਿਰਪੱਖ ਹੋਣ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਫ਼ੇਰ ਤੁਸੀਂ ਹਮੇਸ਼ਾ ਉਸ ਧਰਤੀ ਵਿੱਚ ਰਹੋਗੇ, ਜਿਹੜੀ ਯਹੋਵਾਹ ਤੁਹਾਡਾ ਪਰਮੇਸੁਰ ਤੁਹਾਨੂੰ ਦੇ ਰਿਹਾ ਹੈ।

ਪਰਮੇਸੁਰ ਬੁੱਤਾਂ ਨੂੰ ਨਫ਼ਰਤ ਕਰਦਾ ਹੈ

21 ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸੁਰ ਲਈ ਜਗਵੇਦੀ ਉਸਾਰੋ, ਇਸ ਦੇ ਨੇੜੇ ਅਸ਼ੇਰਾਹ^a ਦੇ ਬੰਮੂ ਵਜੋਂ ਕੋਈ ਵੀ ਰੁੱਖ ਨਾ ਲਾਵੋ। 22 ਅਤੇ ਤੁਹਾਨੂੰ ਝੂਠੇ ਦੇਵਤਿਆਂ ਦੀ ਉਪਾਸਨਾ ਲਈ ਖਾਸ ਪੱਥਰ ਵੀ ਨਹੀਂ ਸਥਾਪਿਤ ਕਰਨੇ ਚਾਹੀਦੇ। ਯਹੋਵਾਹ, ਤੁਹਾਡਾ ਪਰਮੇਸੁਰ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ।

ਬਲੀਆਂ ਲਈ ਸਿਰਫ਼ ਚੰਗੇ ਜਾਨਵਰਾਂ ਨੂੰ ਹੀ ਵਰਤੋਂ

17 ਤੁਹਾਨੂੰ ਯਹੋਵਾਹ, ਆਪਣੇ ਪਰਮੇਸੁਰ ਅੱਗੇ ਕਿਸੇ ਉਸ ਬਲਦ ਜਾਂ ਭੇਡ ਦੀ ਬਲੀ ਨਹੀਂ ਦੇਣੀ ਚਾਹੀਦੀ ਜਿਸ ਵਿੱਚ ਕੋਈ ਨੁਕਸ ਹੈ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸੁਰ ਇਸ ਨੂੰ ਨਫ਼ਰਤ ਕਰਦਾ ਹੈ!

ਬੁੱਤਾਂ ਦੀ ਉਪਾਸਨਾ ਕਰਨ ਦੀ ਸਜ਼ਾ

2 ਹੋ ਸਕਦਾ ਹੈ ਕਿ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸੁਰ ਤੁਹਾਨੂੰ ਦੇ ਰਿਹਾ ਹੈ, ਕਿਸੇ ਬੁਰੀ ਗੱਲ ਵਾਪਰਨ ਬਾਰੇ ਸੁਣੋ। ਸ਼ਾਇਦ ਤੁਸੀਂ ਇਹ ਸੁਣੋ ਕਿ ਤੁਹਾਡੇ ਸਮੂਹ ਦੇ ਕਿਸੇ ਆਦਮੀ ਜਾਂ ਔਰਤ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ। ਸ਼ਾਇਦ ਤੁਸੀਂ ਸੁਣੋ ਕਿ ਉਨ੍ਹਾਂ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਹੈ; 3 ਜਾਂ ਉਨ੍ਹਾਂ ਨੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੋਵੇ, ਜਾਂ ਉਨ੍ਹਾਂ ਨੇ ਸੂਰਜ, ਚੰਦ ਜਾਂ ਤਾਰਿਆਂ ਦੀ ਉਪਾਸਨਾ ਕੀਤੀ ਹੋਵੇ। ਇਹ ਉਸ ਹੁਕਮ ਦੇ ਵਿਰੁੱਧ ਹੈ ਜੋ ਮੈਂ ਤੁਹਾਨੂੰ ਦਿੱਤਾ ਹੈ। 4 ਜੇ ਤੁਸੀਂ ਇਸ ਤਰ੍ਹਾਂ ਦੀ ਕੋਈ ਮਾੜੀ ਖਬਰ ਸੁਣੋ, ਤਾਂ ਤੁਹਾਨੂੰ ਇਸ ਦੀ ਚੰਗੀ ਤਰ੍ਹਾਂ ਪੜਤਾਲ ਕਰਨੀ ਚਾਹੀਦੀ ਹੈ। ਤੁਹਾਨੂੰ ਇਸ ਗੱਲ ਬਾਰੇ ਜਾਣਨਾ ਚਾਹੀਦਾ ਹੈ ਕਿ ਕੀ ਇਹ ਸੱਚ ਹੈ ਅਤੇ ਅਜਿਹੀ ਭਿਆਨਕ ਗੱਲ ਸੱਚਮੁੱਚ ਇਸਰਾਏਲ ਵਿੱਚ ਵਾਪਰੀ ਹੈ। ਜੇ ਤੁਸੀਂ ਸਾਬਤ ਕਰ ਦਿਉ ਕਿ ਇਹ ਸੱਚ ਹੈ, 5 ਤਾਂ ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸ ਨੇ ਅਜਿਹੀ ਬੁਰੀ ਗੱਲ ਕੀਤੀ ਹੋਵੇ ਅਤੇ ਤੁਹਾਨੂੰ ਉਸ ਆਦਮੀ ਜਾਂ ਔਰਤ ਨੂੰ ਸ਼ਹਿਰ ਦੇ ਪ੍ਰਵੇਸ਼ ਕੋਲ ਲਿਜਾਕੇ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। 6 ਪਰ ਕਿਸੇ ਆਦਮੀ ਨੂੰ ਮੌਤ ਦੀ ਸਜ਼ਾ ਨਹੀਂ ਦੇਣੀ ਚਾਹੀਦੀ ਜੇ ਸਿਰਫ਼ ਇੱਕ

^a 16:21 ਅਸ਼ੇਰਾਹ ਇੱਕ ਦੇਵੀ ਜਿਸ ਦੀ ਅਸੂਰੀ ਅਤੇ ਕਨਾਨੀ ਉਪਾਸਨਾ ਕਰਦੇ ਸਨ। ਉਹ ਸੋਚਦੇ ਸਨ ਕਿ ਉਹ ਉਨ੍ਹਾਂ ਦੇ ਬੰਦੇ ਪੈਦਾ ਕਰਨ ਵਿੱਚ ਮਦਦ ਕਰ ਸਕੇਗੀ।

ਗਵਾਹ ਹੀ ਆਖਦਾ ਹੈ ਕਿ ਉਸ ਬੰਦੇ ਨੇ ਬੁਰਾ ਕੰਮ ਕੀਤਾ। ਪਰ ਜੇ ਦੇ ਜਾਂ ਤਿੰਨ ਗਵਾਹ ਆਖਦੇ ਹਨ ਕਿ ਇਹ ਸੱਚ ਹੈ ਤਾਂ ਉਸ ਵਿਅਕਤੀ ਨੂੰ ਮਾਰ ਦੇਣਾ ਚਾਹੀਦਾ ਹੈ। 7ਗਵਾਹ, ਉਸ ਬੰਦੇ ਉੱਤੇ ਪੱਥਰ ਸੁੱਟ ਕੇ ਉਸ ਨੂੰ ਮਾਰਨ ਲਈ ਪਹਿਲੇ ਹੋਣੇ ਚਾਹੀਦੇ ਹਨ। ਫ਼ੇਰ ਬਾਕੀ ਦੇ ਲੋਕਾਂ ਨੂੰ ਪੱਥਰ ਮਾਰ ਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਇੰਝ ਤੁਸੀਂ ਆਪਣੇ ਲੋਕਾਂ ਵਿੱਚੋਂ ਬਚੀ ਨੂੰ ਕੱਢ ਦਿਉਗੇ।

ਕਚਿਹਰੀ ਦੇ ਮੁਸ਼ਕਿਲ ਫ਼ੈਸਲੇ

8“ਹੋ ਸਕਦਾ ਹੈ ਕਿ ਕਿਸੇ ਸਮੱਸਿਆ ਦਾ ਕਚਿਹਰੀ ਵਿੱਚ ਫੈਸਲਾ ਕਰਨਾ ਬਹੁਤ ਮੁਸ਼ਕਿਲ ਹੋਵੇ। ਇਹ ਕਤਲ, ਕੋਈ ਲੜਾਈ ਵੀ ਹੋ ਸਕਦੀ ਹੈ ਜਿਸ ਵਿੱਚ ਕੋਈ ਜ਼ਖਮੀ ਹੋ ਗਿਆ ਹੋਵੇ, ਜਾਂ ਇਹ ਦੋ ਲੋਕਾਂ ਵਿੱਚਕਾਰ ਦਲੀਲਬਾਜ਼ੀ ਵੀ ਹੋ ਸਕਦੀ ਹੈ। ਜਦੋਂ ਅਜਿਹੀਆਂ ਸਮੱਸਿਆਵਾਂ ਤੁਹਾਡੇ ਨਗਰਾਂ ਵਿੱਚ ਉੱਠਣ, ਤੁਹਾਡੇ ਨਿਆਂਕਾਰ ਫੈਸਲਾ ਕਰਨ ਵਿੱਚ ਦਿੱਕਤ ਮਹਿਸੂਸ ਕਰਨ ਕਿ ਕੀ ਠੀਕ ਹੈ। ਫ਼ੇਰ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੁਆਰਾ ਚੁਣੀ ਹੋਈ ਜਗ੍ਹਾ ਉੱਤੇ ਜਾਣਾ ਚਾਹੀਦਾ ਹੈ। 9ਜਾਜਕ ਲੇਵੀ ਘਰਾਣੇ ਵਿੱਚੋਂ ਹਨ। ਤੁਹਾਨੂੰ ਉਨ੍ਹਾਂ ਜਾਜਕਾਂ ਅਤੇ ਨਿਆਂਕਾਰ ਕੋਲ ਜਾਣਾ ਚਾਹੀਦਾ ਜੋ ਉਸ ਵੇਲੇ ਡਿਊਟੀ ਉੱਤੇ ਹੋਵੇ। ਉਹ ਫੈਸਲਾ ਕਰਨਗੇ ਕਿ ਇਸ ਸਮੱਸਿਆ ਬਾਰੇ ਕੀ ਕੀਤਾ ਜਾਣਾ ਚਾਹੀਦਾ। 10ਉਥੇ, ਯਹੋਵਾਹ ਦੇ ਖਾਸ ਸਥਾਨ ਉੱਤੇ ਉਹ ਆਪਣਾ ਫੈਸਲਾ ਦੱਸਣਗੇ। ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜੋ ਵੀ ਉਹ ਆਖਣ। ਉਹ ਸਾਰੀ ਗੱਲਾਂ ਕਰਨ ਲਈ ਦ੍ਰਿੜ ਹੋਵੋ ਜਿਨ੍ਹਾਂ ਬਾਰੇ ਉਹ ਆਖਦੇ ਹਨ। 11ਤੁਹਾਨੂੰ ਉਨ੍ਹਾਂ ਦਾ ਫੈਸਲਾ ਮੰਨ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਹਿਦਾਇਤਾਂ ਉੱਤੇ ਪੂਰੀ ਤਰ੍ਹਾਂ ਅਮਲ ਕਰਨਾ ਚਾਹੀਦਾ ਹੈ। ਤੁਹਾਨੂੰ ਬਿਲਕੁਲ ਉਹੀ ਕਰਨਾ ਚਾਹੀਦਾ ਹੈ ਜੋ ਉਹ ਤੁਹਾਨੂੰ ਕਰਨ ਲਈ ਆਖਣ-ਕਿਸੇ ਤਰ੍ਹਾਂ ਦੀ ਵੀ ਤਬਦੀਲੀ ਨਾ ਕਰੇ!

12“ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਹੜਾ ਉਸ ਜਾਜਕ ਅਤੇ ਨਿਆਂਕਾਰ ਦੀ ਗੱਲ ਮੰਨਣ ਤੋਂ ਇਨਕਾਰ ਕਰਦਾ ਹੈ ਜੋ ਉਸ ਵੇਲੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਹੋਵੇ। ਉਸ ਬੰਦੇ ਨੂੰ ਮਰਨਾ ਪਵੇਗਾ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚੋਂ ਬਚੀ ਨੂੰ ਕੱਢ ਦੇਣਾ ਚਾਹੀਦਾ ਹੈ। 13ਸਾਰੇ ਲੋਕ ਇਸ ਸਜ਼ਾ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਫ਼ੇਰ ਉਹ ਜ਼ਿੰਦੀ ਨਹੀਂ ਰਹਿਣਗੇ।

ਰਾਜੇ ਦੀ ਚੋਣ ਕਿਵੇਂ ਕਰਨੀ ਹੈ

14“ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਹ ਧਰਤੀ ਹਾਸਲ ਕਰ ਲਵੋਗੇ ਅਤੇ ਉਥੇ ਰਹੋਗੇ। ਫ਼ੇਰ ਤੁਸੀਂ ਆਖੋਗੇ, “ਅਸੀਂ ਆਪਣੇ ਉੱਪਰ ਇੱਕ ਰਾਜਾ ਥਾਪਾਂਗੇ, ਜਿਵੇਂ ਸਾਡੇ ਆਲੇ-ਦੁਆਲੇ ਦੀਆਂ ਹੋਰ ਕੌਮਾਂ ਕਰਦੀਆਂ ਹਨ।” 15ਜਦੋਂ ਅਜਿਹਾ ਵਾਪਰੇ, ਤੁਸੀਂ ਉਸ ਰਾਜੇ ਦੀ ਚੋਣ ਕਰਨੀ ਜਿਸ ਨੂੰ ਯਹੋਵਾਹ ਤੁਹਾਡੇ ਉੱਤੇ ਸ਼ਾਸਨ ਕਰਨ ਲਈ ਚੁਣੇ। ਉਹ ਰਾਜਾ ਤੁਹਾਡੇ ਆਪਣੇ ਲੋਕਾਂ ਵਿੱਚੋਂ ਹੀ ਹੋਣਾ ਚਾਹੀਦਾ ਹੈ। ਤੁਹਾਨੂੰ ਕਿਸੇ ਅਜਨਬੀ ਨੂੰ ਆਪਣਾ ਰਾਜਾ ਨਹੀਂ ਬਣਾਉਣਾ ਚਾਹੀਦਾ। 16ਰਾਜੇ ਨੂੰ ਆਪਣੇ ਲਈ ਜ਼ਰੂਰਤ ਤੋਂ ਵਧੇਰੇ ਘੋੜੇ ਨਹੀਂ ਰੱਖਣੇ ਚਾਹੀਦੇ। ਅਤੇ ਉਸ ਨੂੰ ਲੋਕਾਂ ਨੂੰ ਮਿਸਰ ਵਿੱਚ ਲੋਕਾਂ ਨੂੰ ਰੋਹ ਘੋੜੇ ਲੈਣ ਲਈ ਨਹੀਂ ਭੇਜਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਤੁਹਾਨੂੰ ਦੱਸਿਆ ਹੈ, “ਤੁਹਾਨੂੰ ਕਦੇ ਵੀ ਉਸ ਰਾਹ ਵਾਪਸ ਨਹੀਂ ਜਾਣ

ਚਾਹੀਦਾ।” 17ਇਹ ਵੀ ਕਿ, ਰਾਜੇ ਦੀਆਂ ਬਹੁਤ ਸਾਰੀਆਂ ਪਤਨੀਆਂ ਨਹੀਂ ਹੋਣੀਆਂ ਚਾਹੀਦੀਆਂ। ਕਿਉਂਕਿ ਇਹ ਗੱਲ ਉਸ ਨੂੰ ਯਹੋਵਾਹ ਕੋਲੋਂ ਦੂਰ ਲੈ ਜਾਵੇਗੀ। ਅਤੇ ਰਾਜੇ ਨੂੰ ਕਦੇ ਵੀ ਆਪਣੇ-ਆਪ ਨੂੰ ਸੋਨੇ ਚਾਂਦੀ ਨਾਲ ਅਮੀਰ ਨਹੀਂ ਬਣਾਉਣਾ ਚਾਹੀਦਾ।

18“ਜਦੋਂ ਰਾਜਾ ਰਾਜ ਕਰਨ ਲੱਗੇ, ਉਸ ਨੂੰ ਆਪਣੇ ਲਈ ਬਿਵਸਥਾ ਦੀ ਇੱਕ ਨਕਲ ਲਿਖਣੀ ਚਾਹੀਦੀ ਹੈ ਉਹ ਉਸ ਨਕਲ ਨੂੰ ਉਨ੍ਹਾਂ ਪੋਥੀਆਂ ਵਿੱਚੋਂ ਬਣਾਵੇ ਜਿਹੜੀਆਂ ਜਾਜਕ ਅਤੇ ਲੇਵੀ ਆਪਣੇ ਨਾਲ ਰੱਖਦੇ ਹਨ। 19ਰਾਜੇ ਨੂੰ ਉਹ ਕਿਤਾਬ ਆਪਣੇ ਕੋਲ ਰੱਖਣੀ ਚਾਹੀਦੀ ਹੈ। ਉਸ ਨੂੰ ਸਾਰੀ ਉਮਰ ਉਸ ਕਿਤਾਬ ਨੂੰ ਪੜ੍ਹਨਾ ਚਾਹੀਦਾ ਹੈ। ਕਿਉਂਕਿ ਰਾਜੇ ਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਅਵੱਸ਼ ਸਿੱਖਣਾ ਚਾਹੀਦਾ ਹੈ। ਅਤੇ ਰਾਜੇ ਨੂੰ ਹਰ ਉਸ ਗੱਲ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਸਿੱਖਣੀ ਚਾਹੀਦੀ ਹੈ ਜੋ ਕਨੂੰਨ ਹੁਕਮ ਕਰਦਾ ਹੈ। 20ਫ਼ੇਰ ਰਾਜਾ ਇਹ ਨਹੀਂ ਸੋਚੇਗਾ ਕਿ ਉਹ ਆਪਣੇ ਲੋਕਾਂ ਨਾਲੋਂ ਬਿਹਤਰ ਹੈ। ਉਹ ਬਿਧੀ ਤੋਂ ਭੱਜੇਗਾ ਨਹੀਂ, ਸਗੋਂ ਇਸ ਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ। ਫ਼ੇਰ ਉਹ ਰਾਜਾ ਅਤੇ ਉਸ ਦੇ ਉੱਤਰਾਧਿਕਾਰੀ ਲੰਮੇ ਸਮੇਂ ਤੀਕ ਇਸਰਾਏਲ ਉੱਤੇ ਰਾਜ ਕਰਨਗੇ।

ਜਾਜਕਾਂ ਅਤੇ ਲੇਵੀਆਂ ਨੂੰ ਆਸਰਾ ਦੇਣਾ

18¹“ਲੇਵੀ ਦੇ ਘਰਾਣੇ ਨੂੰ ਇਸਰਾਏਲ ਵਿੱਚ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ। ਉਹ ਲੋਕ ਜਾਜਕਾਂ ਵਜੋਂ ਸੇਵਾ ਕਰਨਗੇ। ਉਹ ਆਪਣਾ ਜੀਵਨ ਨਿਰਬਾਹ ਉਨ੍ਹਾਂ ਬਲੀਆਂ ਦੇ ਭੋਜਨ ਰਾਹੀਂ ਕਰਨਗੇ ਜਿਨ੍ਹਾਂ ਨੂੰ ਅੰਗ ਉੱਤੇ ਪਕਾਇਆ ਜਾਂਦਾ ਹੈ ਅਤੇ ਯਹੋਵਾਹ ਨੂੰ ਭੇਟ ਕੀਤਾ ਜਾਂਦਾ ਹੈ। ਇਹ ਲੇਵੀ ਦੇ ਘਰਾਣੇ ਦੇ ਲੋਕਾਂ ਦਾ ਹਿੱਸਾ ਹੈ। 2ਉਹ ਲੇਵੀ ਹੋਰਨਾਂ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਕੋਈ ਹਿੱਸਾ ਪ੍ਰਾਪਤ ਨਹੀਂ ਕਰਨਗੇ। ਲੇਵੀਆਂ ਦਾ ਹਿੱਸਾ ਖੁਦ ਯਹੋਵਾਹ ਹੈ ਜਿਵੇਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ।

3“ਜਦੋਂ ਵੀ ਤੁਸੀਂ ਕਿਸੇ ਬਲਦ ਜਾਂ ਭੇਡ ਦੀ ਬਲੀ ਦਿਉ, ਤੁਹਾਨੂੰ ਜਾਜਕਾਂ ਨੂੰ ਇਹ ਹਿੱਸੇ ਦੇਣੇ ਚਾਹੀਦੇ ਹਨ: ਮੇਵਾ, ਦੋਵੇਂ ਗੱਲ੍ਹਾਂ, ਅਤੇ ਢਿੱਡ। 4ਤੁਹਾਨੂੰ ਜਾਜਕਾਂ ਨੂੰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਅਰਪਣ ਕਰਨਾ ਚਾਹੀਦਾ ਹੈ। ਤੁਹਾਨੂੰ ਉਨ੍ਹਾਂ ਨੂੰ ਆਪਣੇ ਅਨਾਜ, ਆਪਣੀ ਮੈਅ, ਆਪਣੇ ਤੇਲ ਦਾ ਪਹਿਲਾ ਹਿੱਸਾ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਭੇਡਾਂ ਤੋਂ ਲਾਹੀ ਉੱਨ ਦਾ ਪਹਿਲਾ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ। 5ਕਿਉਂਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਸਮੂਹ ਪਰਿਵਾਰ-ਸਮੂਹਾਂ ਵੱਲ ਦੇਖਿਆ ਅਤੇ ਲੇਵੀਆਂ ਦੇ ਉੱਤਰਾਧਿਕਾਰੀਆਂ ਨੂੰ ਜਾਜਕਾਂ ਵਜੋਂ ਆਪਣੀ ਸੇਵਾ ਲਈ ਹਮੇਸ਼ਾ ਵਾਸਤੇ ਚੁਣ ਲਿਆ।

6“ਇਸਰਾਏਲ ਵਿੱਚ ਕਿਤੇ ਵੀ ਰਹਿਣ ਵਾਲਾ ਕੋਈ ਵੀ ਲੇਵੀ, ਆਪਣਾ ਘਰ ਛੱਡ ਕੇ ਯਹੋਵਾਹ ਦੇ ਖਾਸ ਸਥਾਨ ਉੱਤੇ ਆ ਸਕਦਾ ਹੈ। ਉਹ ਅਜਿਹਾ ਜਦੋਂ ਵੀ ਚਾਹੇ ਕਰ ਸਕਦਾ ਹੈ। 7ਅਤੇ ਇਹ ਲੇਵੀ ਯਹੋਵਾਹ, ਆਪਣੇ ਪਰਮੇਸ਼ੁਰ ਦੇ ਨਾਮ ਉੱਤੇ ਸੇਵਾ ਕਰ ਸਕਦਾ ਹੈ, ਕਿਉਂ ਜੋ ਉਸ ਦੇ ਸਾਰੇ ਹੀ ਲੇਵੀ ਭਰਾ ਯਹੋਵਾਹ ਦੇ ਸਨਮੁੱਖ ਸੇਵਾ ਉੱਤੇ ਹਨ। 8ਉਸ ਲੇਵੀ ਨੂੰ ਉਸ ਹਿੱਸੇ ਤੋਂ ਇਲਾਵਾ ਜਿਹੜਾ ਉਸ ਦੇ ਪਰਿਵਾਰ ਨੂੰ ਆਮ-ਤੌਰ ਤੇ ਮਿਲਦਾ ਹੈ ਹੋਰਨਾਂ ਲੇਵੀਆਂ ਦੇ ਬਰਾਬਰ ਦਾ ਹਿੱਸਾ ਮਿਲੇਗਾ।

ਇਸਰਾਏਲ ਨੂੰ ਹੋਰਨਾਂ ਕੌਮਾਂ ਵਾਂਗ ਨਹੀਂ ਰਹਿਣਾ ਚਾਹੀਦਾ

9“ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਗੇ ਜਿਹੜੀ ਯਹੋਵਾਹ,

ਬਿਵਸਥਾ ਸਾਰ

ਤੁਹਾਡਾ ਪਰਮੇਸੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿੱਖਣਾ ਜਿਹੜੀਆਂ ਉਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ। **10**ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜ ਕੇ ਬਲੀਆਂ ਨਹੀਂ ਚੜ੍ਹਾਉਣੀਆਂ। ਕਿਸੇ ਜੋਤਸ਼ਮੀ ਨੂੰ ਜਾਂ ਕਿਸੇ ਭੂਤ-ਮਿਤ੍ਰ ਜਾਂ ਸਿਆਣੇ ਨੂੰ ਪੁੱਛ ਕੇ ਇਹ ਜਾਣਨ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ। **11**ਕਿਸੇ ਵੀ ਵਿਅਕਤੀ ਨੂੰ ਹੋਰਨਾ ਉੱਤੇ ਜਾਦੂ ਨਾ ਕਰਨ ਦਿਉ। ਕਿਸੇ ਨੂੰ ਵੀ ਮਦਦ ਲਈ ਭੂਤਾਂ ਜਾਂ ਆਤਮਿਆਂ ਦੀ ਸਲਾਹ ਨਾ ਲੈਣ ਦਿਉ ਜਾਂ ਮੁਰਦਾ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਨਾ ਕਰਨ ਦਿਉ। **12**ਯਹੋਵਾਹ, ਤੁਹਾਡਾ ਪਰਮੇਸੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾਂ ਕੌਮਾਂ ਨੂੰ ਤੁਹਾਡੇ ਇਸ ਦੇਸ ਵਿੱਚੋਂ ਬਾਹਰ ਕੱਢ ਰਿਹਾ ਹੈ। **13**ਤੁਹਾਨੂੰ ਯਹੋਵਾਹ, ਆਪਣੇ ਪਰਮੇਸੁਰ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ।

ਯਹੋਵਾਹ ਦਾ ਖਾਸ ਨਬੀ

14“ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਹੋਰਨਾ ਕੌਮਾਂ ਦੇ ਲੋਕ ਉਨ੍ਹਾਂ ਲੋਕਾਂ ਨੂੰ ਸੁਣਦੇ ਹਨ ਜਿਹੜੇ ਜਾਦੂ ਦੀ ਵਰਤੋਂ ਕਰਦੇ ਹਨ ਅਤੇ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਪਰ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਇਹੋ ਜਿਹੀਆਂ ਗੱਲਾਂ ਨਹੀਂ ਕਰਨ ਦੇਵੇਗਾ। **15**ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਣਨੀ ਚਾਹੀਦੀ ਹੈ। **16**ਪਰਮੇਸੁਰ ਤੁਹਾਡੇ ਕੋਲ ਇਸ ਨਬੀ ਨੂੰ ਇਸ ਲਈ ਭੇਜੇਗਾ ਕਿਉਂਕਿ ਤੁਸੀਂ ਉਸ ਨੂੰ ਅਜਿਹਾ ਹੀ ਕਰਨ ਲਈ ਆਖਿਆ ਸੀ। ਜਦੋਂ ਤੁਸੀਂ ਹੋਰੇਬ ਪਰਬਤ ਵਿਖੇ ਇਕੱਠੇ ਹੋਏ ਸੀ, ਤੁਸੀਂ ਪਰਮੇਸੁਰ ਦੀ ਅਵਾਜ਼ ਅਤੇ ਉਸ ਅੱਗ ਤੋਂ ਭੈੜੀਤ ਸੀ ਜਿਹੜੀ ਤੁਸੀਂ ਪਰਬਤ ਉੱਤੇ ਦੇਖੀ ਸੀ। ਇਸ ਲਈ ਤੁਸੀਂ ਆਖਿਆ ਸੀ, ‘ਸਾਨੂੰ ਫ਼ੇਰ ਕਦੇ ਵੀ ਯਹੋਵਾਹ, ਆਪਣੇ ਪਰਮੇਸੁਰ, ਦੀ ਅਵਾਜ਼ ਨਾ ਸੁਣਨ ਦੇਵੇ। ਸਾਨੂੰ ਉਹ ਮਹਾਨ ਅੱਗ ਨਾ ਦੇਖਣ ਦਿਉ ਨਹੀਂ ਤਾਂ ਅਸੀਂ ਮਰ ਜਾਵਾਂਗੇ।’

17“ਯਹੋਵਾਹ ਨੇ ਮੈਨੂੰ ਆਖਿਆ, ‘ਜੇ ਚੀਜ਼ ਇਹ ਮੰਗਦੇ ਹਨ ਉਹ ਚੰਗੀ ਹੈ। **18**ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੇ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸ ਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸ ਨੇ ਤੁਹਾਨੂੰ ਦੱਸੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸ ਦਾ ਮੈਂ ਹੁਕਮ ਦਿੱਤਾ। **19**ਇਹ ਨਬੀ ਮੇਰੀ ਥਾਵੇਂ ਗੱਲ ਕਰੇਗਾ। ਜੇਕਰ ਕੋਈ ਮੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੇਗਾ, ਜਦੋਂ ਉਹ ਬੋਲੇਗਾ ਉਸ ਨੂੰ ਮੈਨੂੰ ਜਵਾਬ ਦੇਣ ਪਵੇਗਾ।’

ਬੂਟੇ ਨਬੀਆਂ ਦੀ ਪਛਾਣ

20“ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸਕਦਾ ਹੈ ਜਿਹੜੀ ਮੈਂ ਉਸ ਨੂੰ ਆਖਣ ਲਈ ਨਹੀਂ ਕਰੀ ਸੀ। ਅਤੇ ਉਹ ਇਹ ਵੀ ਆਖ ਸਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾਂ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ। **21**ਸ਼ਾਇਦ ਤੁਸੀਂ ਸੋਚ ਰਹੇ ਹੋਵੋ, ‘ਅਸੀਂ ਇਹ ਕਿਵੇਂ ਜਾਣ ਸਕਦੇ ਹਾਂ ਕਿ ਕੋਈ ਨਬੀ ਕੁਝ ਆਖਦਾ ਹੈ ਉਹ ਯਹੋਵਾਹ ਵੱਲੋਂ ਨਹੀਂ ਹੈ?’ **22**ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ

ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸ ਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ।

ਸੁਰੱਖਿਆ ਦੇ ਸ਼ਹਿਰ

19¹“ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਉਹ ਧਰਤੀ ਦੇ ਰਿਹਾ ਹੈ ਜਿਹੜੀ ਹੋਰਨਾਂ ਕੌਮਾਂ ਦੀ ਹੈ। ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਤੁਸੀਂ ਉਸ ਥਾਂ ਰਹੋਗੇ ਜਿੱਥੇ ਉਹ ਲੋਕ ਰਹਿੰਦੇ ਸਨ। ਤੁਸੀਂ ਉਨ੍ਹਾਂ ਦੇ ਸ਼ਹਿਰਾਂ ਅਤੇ ਘਰਾਂ ਉੱਤੇ ਕਬਜ਼ਾ ਕਰ ਲਵੋਗੇ। ਜਦੋਂ ਅਜਿਹਾ ਵਾਪਰੇ, **2-3**ਤੁਹਾਨੂੰ ਉਸ ਧਰਤੀ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਹਰ ਹਿੱਸੇ ਵਿੱਚ ਇੱਕ ਅਜਿਹਾ ਸ਼ਹਿਰ ਚੁਣ ਲੈਣਾ ਚਾਹੀਦਾ ਹੈ ਜਿਹੜਾ ਉਸ ਇਲਾਕੇ ਵਿੱਚ ਹਰ ਕਿਸੇ ਦੇ ਨੇੜੇ ਹੋਵੇ। ਅਤੇ ਤੁਹਾਨੂੰ ਉਨ੍ਹਾਂ ਸ਼ਹਿਰਾਂ ਲਈ ਸੜਕਾਂ ਤਿਆਰ ਕਰਨੀਆਂ ਚਾਹੀਦੀਆਂ ਹਨ। ਤਾਂ ਜੋ ਕੋਈ ਵੀ ਬੰਦਾ ਜਿਹੜਾ ਕਿਸੇ ਦਾ ਕਤਲ ਕਰ ਦਿੰਦਾ ਹੈ ਉਸ ਸ਼ਹਿਰ ਵੱਲ ਸੁਰੱਖਿਆ ਲਈ ਭੱਜ ਜਾਵੇ।

4“ਉਸ ਬੰਦੇ ਲਈ, ਜਿਹੜਾ ਕਿਸੇ ਨੂੰ ਮਾਰ ਦਿੰਦਾ ਹੈ ਅਤੇ ਸੁਰੱਖਿਆ ਲਈ ਉਨ੍ਹਾਂ ਤਿੰਨ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜ ਕੇ ਚਲਾ ਜਾਂਦਾ ਹੈ, ਇੱਕ ਅਸੂਲ ਹੈ: ਇਹ ਜ਼ਰੂਰੀ ਹੈ ਕਿ ਉਹ ਅਜਿਹਾ ਬੰਦਾ ਹੋਣਾ ਚਾਹੀਦਾ ਹੈ ਜਿਸ ਨੇ ਦੁਰਘਟਨਾ ਕਾਰਣ ਕਿਸੇ ਦੂਸਰੇ ਬੰਦੇ ਨੂੰ ਮਾਰਿਆ ਹੋਵੇ। ਇਹ ਜ਼ਰੂਰੀ ਹੈ ਕਿ ਜਿਸ ਬੰਦੇ ਨੂੰ ਉਸ ਨੇ ਮਾਰਿਆ ਉਹ ਉਸ ਨੂੰ ਨਫ਼ਰਤ ਨਾ ਕਰਦਾ ਹੋਵੇ। **5**ਇੱਕ ਮਿਸਾਲ ਹੈ: ਕੋਈ ਬੰਦਾ ਜੰਗਲ ਵਿੱਚ ਲੱਕੜਾਂ ਨੂੰ ਕੱਟਣ ਲਈ ਕਿਸੇ ਹੋਰ ਬੰਦੇ ਨਾਲ ਜਾਂਦਾ ਹੈ, ਉਹ ਬੰਦਾ ਰੁੱਖ ਨੂੰ ਕੱਟਣ ਲਈ ਕੁਹਾੜੀ ਦਾ ਵਾਰ ਕਰਦਾ ਹੈ, ਪਰ ਕੁਹਾੜੀ ਦਾ ਫਲ੍ਹ ਹੱਥੇ ਨਾਲੋਂ ਵੱਖ ਹੋ ਜਾਂਦਾ ਹੈ। ਕੁਹਾੜੀ ਦਾ ਫਲ੍ਹ ਦੂਸਰੇ ਬੰਦੇ ਨੂੰ ਵੱਜ ਜਾਂਦਾ ਹੈ ਅਤੇ ਉਸ ਨੂੰ ਮਾਰ ਦਿੰਦਾ ਹੈ। ਉਹ ਬੰਦਾ ਜਿਸ ਨੇ ਕੁਹਾੜੀ ਉਗਰਾਹੀ ਸੀ ਸੁਰੱਖਿਆ ਲਈ ਉਨ੍ਹਾਂ ਤਿੰਨ ਸ਼ਹਿਰਾਂ ਵਿੱਚੋਂ ਕਿਸੇ ਵਿੱਚ ਭੱਜ ਕੇ ਜਾ ਸਕਦਾ ਹੈ। **6**ਪਰ ਜੇ ਸ਼ਹਿਰ ਬਹੁਤ ਦੂਰ ਹੋਵੇਗਾ ਤਾਂ ਉਹ ਉਥੇ ਤੇਜ਼ੀ ਨਾਲ ਭੱਜ ਕੇ ਨਹੀਂ ਜਾ ਸਕੇਗਾ। ਹੋ ਸਕਦਾ ਹੈ ਕਿ ਉਸ ਕੋਲੋਂ ਮਾਰੇ ਗਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਦੇ ਪਿੱਛੇ ਭੱਜ ਕੇ ਉਸ ਨੂੰ ਸ਼ਹਿਰ ਪਹੁੰਚਣ ਤੋਂ ਪਹਿਲਾਂ ਹੀ ਫੜ ਲਵੇ। ਸ਼ਾਇਦ ਉਹ ਨਜ਼ਦੀਕੀ ਰਿਸ਼ਤੇਦਾਰ ਬਹੁਤ ਗੁੱਸੇ ਵਿੱਚ ਹੋਵੇ ਤੇ ਉਸ ਬੰਦੇ ਨੂੰ ਮਾਰ ਦੇਵੇ। ਪਰ ਉਹ ਬੰਦਾ ਮੌਤ ਦੇ ਲਾਇਕ ਨਹੀਂ ਸੀ। ਉਸ ਕੋਲੋਂ ਜਿਹੜਾ ਬੰਦਾ ਮਰਿਆ ਸੀ ਉਹ ਉਸ ਨੂੰ ਨਫ਼ਰਤ ਨਹੀਂ ਕਰਦਾ ਸੀ। **7**ਇਸ ਲਈ, ਮੈਂ ਤੁਹਾਨੂੰ ਤਿੰਨ ਖਾਸ ਸ਼ਹਿਰਾਂ ਦੀ ਚੋਣ ਕਰਨ ਲਈ ਆਖ ਰਿਹਾ ਹਾਂ।

8“ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਡੇ ਪੁਰਖਿਆਂ ਨੂੰ ਇਹ ਇਕਰਾਰ ਦਿੱਤਾ ਸੀ ਕਿ ਉਹ ਤੁਹਾਡੀ ਧਰਤੀ ਨੂੰ ਵੰਡੇਗਾ ਕਰੇਗਾ। ਉਹ ਤੁਹਾਨੂੰ ਉਹ ਸਾਰੀ ਧਰਤੀ ਦੇਵੇਗਾ ਜਿਸ ਦਾ ਉਸ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। **9**ਉਹ ਅਜਿਹਾ ਹੀ ਕਰੇਗਾ ਜੇ ਤੁਸੀਂ ਪੂਰੀ ਤਰ੍ਹਾਂ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੋਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ—ਜੇ ਤੁਸੀਂ ਯਹੋਵਾਹ, ਆਪਣੇ ਪਰਮੇਸੁਰ, ਨੂੰ ਪਿਆਰ ਕਰੋਗੇ ਅਤੇ ਹਮੇਸ਼ਾ ਉਸੇ ਤਰ੍ਹਾਂ ਜੀਵੋਗੇ ਜਿਸ ਤਰ੍ਹਾਂ ਉਹ ਚਾਹੁੰਦਾ ਹੈ। ਫ਼ੇਰ, ਜਦੋਂ ਯਹੋਵਾਹ ਤੁਹਾਡੀ ਧਰਤੀ ਨੂੰ ਵੰਡੇਗਾ ਕਰੇਗਾ, ਤਾਂ ਤੁਹਾਨੂੰ ਤਿੰਨ ਹੋਰ ਸੁਰੱਖਿਆ ਸ਼ਹਿਰਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਪਹਿਲੇ ਤਿੰਨ ਸ਼ਹਿਰਾਂ ਵਿੱਚ ਸ਼ਾਮਲ

ਕਰ ਦੇਣਾ ਚਾਹੀਦਾ ਹੈ। 10^{ਤਾਂ} ਫੇਰ ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਦੇ ਰਿਹਾ ਹੈ, ਬੇਗੁਨਾਹ ਲੋਕਾਂ ਦਾ ਕਤਲ ਨਹੀਂ ਹੋਵੇਗਾ। ਅਤੇ ਤੁਸੀਂ ਇਨ੍ਹਾਂ ਮੌਤਾਂ ਦੇ ਦੇਸ਼ੀ ਨਹੀਂ ਹੋਵੋਗੇ।

11^{ਪਰ} ਹੋ ਸਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਨਫ਼ਰਤ ਕਰਦਾ ਹੋਵੇ। ਸ਼ਾਇਦ ਉਹ ਬੰਦਾ ਉਸ ਬੰਦੇ ਨੂੰ ਮਾਰਨ ਲਈ ਫੁਪ ਕੇ ਉਡੀਕ ਕਰ ਰਿਹਾ ਹੋਵੇ, ਜਿਸ ਨੂੰ ਉਹ ਨਫ਼ਰਤ ਕਰਦਾ ਹੈ। ਸ਼ਾਇਦ ਉਹ ਉਸ ਬੰਦੇ ਨੂੰ ਮਾਰ ਦੇਵੇ ਅਤੇ ਫੇਰ ਉਨ੍ਹਾਂ ਸੁਰੱਖਿਆ ਦੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜ ਕੇ ਵਫ਼ ਜਾਵੇ। 12^{ਜੇ} ਅਜਿਹੀ ਗੱਲ ਵਾਪਰੇ, ਤਾਂ ਉਸ ਬੰਦੇ ਦੇ ਜੱਦੀ ਕਸਬੇ ਦੇ ਬਜ਼ੁਰਗਾਂ ਨੂੰ ਕੋਈ ਬੰਦਾ ਭੇਜ ਕੇ ਉਸ ਨੂੰ ਸੁਰੱਖਿਆ ਦੇ ਸ਼ਹਿਰ ਵਿੱਚੋਂ ਵਾਪਸ ਲਿਆਉਣਾ ਚਾਹੀਦਾ ਹੈ। ਉਨ੍ਹਾਂ ਆਗੂਆਂ ਨੂੰ ਉਹ ਬੰਦਾ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਕਤਲ ਨੂੰ ਅਵੱਸ ਮਰਨਾ ਚਾਹੀਦਾ ਹੈ। 13^{ਤੁਹਾਨੂੰ} ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੇਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੇਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ।

ਮਾਲਕੀ ਦੀਆਂ ਹੱਦ ਬੰਦੀਆਂ

14^{ਤੁਹਾਨੂੰ} ਆਪਣੇ ਗੁਆਂਢੀ ਦੀਆਂ ਹੱਦਾਂ ਦੇ ਪੱਥਰਾਂ ਨੂੰ ਨਹੀਂ ਹਟਾਉਣਾ ਚਾਹੀਦਾ। ਅਤੀਤ ਵਿੱਚ, ਲੋਕਾਂ ਨੇ ਆਪਣੀ ਜ਼ਮੀਨ ਦੀਆਂ ਹੱਦਾਂ ਉੱਤੇ ਨਿਸ਼ਾਨ ਲਾਉਣ ਲਈ ਇਹ ਪੱਥਰ ਪਾਏ ਸਨ। ਇਹ ਪੱਥਰ ਉਸ ਧਰਤੀ ਦੀ ਨਿਸ਼ਾਨਦੇਹੀ ਕਰਦੇ ਹਨ ਜਿਹੜੀ ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਨੂੰ ਦਿੱਤੀ ਸੀ।

ਗਵਾਹ

15^{ਜੇਕਰ} ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੇਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।

16^{ਇੱਕ} ਗਵਾਹ ਦੂਸਰੇ ਵਿਅਕਤੀ ਨੂੰ ਝੂਠ ਬੋਲਕੇ ਅਤੇ ਇਹ ਆਖ ਕੇ ਦੁੱਖ ਪਹੁੰਚਾਉਣ ਦੀ ਕੋਸ਼ਿਸ਼ ਕਰ ਸਕਦਾ ਹੈ ਕਿ ਇਸ ਵਿਅਕਤੀ ਨੇ ਗਲਤੀ ਕੀਤੀ ਹੈ। 17^{ਜੇ} ਅਜਿਹਾ ਵਾਪਰੇ, ਇਨ੍ਹਾਂ ਲੋਕਾਂ ਨੂੰ ਯਹੋਵਾਹ ਦੇ ਅੱਗੇ ਖੜ੍ਹੇ ਹੋ ਕੇ ਉੱਥੇ ਡਿਉਟੀ ਕਰ ਰਹੇ ਨਿਆਂਕਾਰਾਂ ਅਤੇ ਜਾਜ਼ਕਾਂ ਤੋਂ ਨਿਆਂ ਪ੍ਰਾਪਤ ਕਰਨਾ ਚਾਹੀਦਾ ਹੈ। 18^{ਨਿਆਂਕਾਰਾਂ} ਨੂੰ ਧਿਆਨ ਨਾਲ ਸਵਾਲ ਪੁੱਛਣੇ ਚਾਹੀਦੇ ਹਨ ਅਤੇ ਜੇਕਰ ਗਵਾਹ ਨੇ ਝੂਠ ਬੋਲਿਆ ਹੋਵੇ, 19^{ਤਾਂ} ਤੁਹਾਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਸ ਬੰਦੇ ਨਾਲ ਉਹੀ ਸਲੂਕ ਕਰਨਾ ਚਾਹੀਦਾ ਹੈ ਜਿਹੋ ਜਿਹਾ ਉਹ ਕਿਸੇ ਹੋਰ ਦੇ ਖਿਲਾਫ਼ ਕਰਨਾ ਚਾਹੁੰਦਾ ਸੀ। ਇਸ ਤਰ੍ਹਾਂ ਨਾਲ ਤੁਸੀਂ ਆਪਣੇ ਸਮੂਹ ਵਿੱਚੋਂ ਬਦੀ ਨੂੰ ਖਤਮ ਕਰ ਦਿਉਗੇ। 20^{ਹੋਰ} ਲੋਕੀਂ ਇਸ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਅਤੇ ਉਹ ਲੋਕ ਇਹੋ ਜਿਹੀਆਂ ਬੁਰੀਆਂ ਗੱਲਾਂ ਫੇਰ ਨਹੀਂ ਕਰਨਗੇ।

21^{ਸਜ਼ਾ} ਜੁਰਮ ਜਿੰਨੀ ਹੀ ਸਖ਼ਤ ਹੋਣੀ ਚਾਹੀਦੀ ਹੈ। ਉਸ ਵਿਅਕਤੀ ਨੂੰ ਸਜ਼ਾ ਦੇਣ ਲੱਗਿਆ ਬੁੱਧਾ ਮਹਿਸੂਸ ਨਾ ਕਰੇ ਜਿਸ ਨੇ ਜੁਰਮ ਕੀਤਾ ਹੋਵੇ। ਜੇ ਕੋਈ ਬੰਦਾ ਜਾਨ ਲੈਂਦਾ, ਉਸ ਨੂੰ ਇਸ ਦੇ ਬਰਲੇ ਆਪਣੀ ਜਾਨ ਦੇਣੀ ਚਾਹੀਦੀ ਹੈ। ਅਸੂਲ ਇਹ ਹੈ: ਅੱਖ ਬਦਲੇ ਅੱਖ, ਦੰਦ ਬਦਲੇ ਦੰਦ, ਹੱਥ ਬਦਲੇ ਹੱਥ ਅਤੇ ਪੈਰ ਬਦਲੇ ਪੈਰ।

20^{ਜਦੋਂ} ਤੁਸੀਂ ਆਪਣੇ ਦੁਸ਼ਮਣ ਦੇ ਵਿਰੁੱਧ ਲੜਾਈ ਕਰਨ ਲਈ ਜਾਵੋ, ਅਤੇ ਤੁਸੀਂ ਆਪਣੇ ਨਾਲੋਂ ਵਧੇਰੇ ਆਦਮੀਆਂ, ਘੋੜਿਆਂ ਅਤੇ ਹੱਥਾਂ ਨੂੰ ਵੇਖੋ, ਤੁਹਾਨੂੰ ਉਨ੍ਹਾਂ ਕੋਲੋਂ ਡਰਨਾ ਨਹੀਂ ਚਾਹੀਦਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸੁਰ-ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ, ਤੁਹਾਡੇ ਨਾਲ ਹੈ।

2^{ਜੰਗ} ਵਿੱਚ ਜਾਣ ਤੋਂ ਪਹਿਲਾਂ, ਜਾਜ਼ਕ ਨੂੰ ਸਿਪਾਹੀਆਂ ਕੋਲ ਜਾ ਕੇ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ। 3^{ਜਾਜ਼ਕ} ਆਖੇਗਾ, 'ਇਸਰਾਏਲ ਦੇ ਲੋਕੋ, ਮੇਰੀ ਗੱਲ ਸੁਣੋ! ਅੱਜ ਤੁਸੀਂ ਆਪਣੇ ਦੁਸ਼ਮਣ ਨਾਲ ਲੜਨ ਲਈ ਜਾ ਰਹੇ ਹੋ। ਆਪਣਾ ਹੌਸਲਾ ਨਹੀਂ ਗਰਨਾ। ਆਤੰਕਿਤ ਨਹੀਂ ਹੋਣਾ! ਆਪਣੇ ਦੁਸ਼ਮਣ ਤੋਂ ਡਰਨਾ ਨਹੀਂ! 4^{ਕਿਉਂਕਿ} ਯਹੋਵਾਹ, ਤੁਹਾਡਾ ਪਰਮੇਸੁਰ ਤੁਹਾਡੇ ਅੰਗ-ਮੰਗ ਹੈ। ਉਹ ਤੁਹਾਡੀ ਦੁਸ਼ਮਣਾ ਨਾਲ ਲੜਾਈ ਵਿੱਚ ਸਹਾਇਤਾ ਕਰੇਗਾ। ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਜਿੱਤਣ ਵਿੱਚ ਸਹਾਇਤਾ ਕਰੇਗਾ।'

5^{ਉਹ} ਅਧਿਕਾਰੀ ਸਿਪਾਹੀਆਂ ਨੂੰ ਆਖਣਗੇ, 'ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ ਪਰ ਇਸ ਨੂੰ ਹਾਲੇ ਤੱਕ ਸਮਰਪਿਤ ਨਾ ਕੀਤਾ ਹੋਵੇ? ਉਸ ਬੰਦੇ ਨੂੰ ਘਰ ਵਾਪਸ ਚਲੇ ਜਾਣਾ ਚਾਹੀਦਾ। ਜੇਕਰ ਉਹ ਜੰਗ ਵਿੱਚ ਮਾਰਿਆ ਗਿਆ ਫੇਰ ਹੋ ਸਕਦਾ ਕਿ ਕੋਈ ਹੋਰ ਬੰਦਾ ਉਸ ਬੰਦੇ ਦੇ ਘਰ ਨੂੰ ਸਮਰਪਿਤ ਕਰੇਗਾ। 6^{ਕੀ} ਇੱਥੇ ਕੋਈ ਅਜਿਹਾ ਬੰਦਾ ਹੈ ਜਿਸ ਨੇ ਅੰਗੂਰਾਂ ਦਾ ਬਾਗ ਲਾਇਆ ਹੋਵੇ ਪਰ ਹਾਲੇ ਤੱਕ ਅੰਗੂਰਾਂ ਦੀ ਫਸਲ ਨਾ ਲਈ ਹੋਵੇ? ਉਸ ਬੰਦੇ ਨੂੰ ਘਰ ਚਲੇ ਜਾਣਾ ਚਾਹੀਦਾ ਹੈ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਜਾਂਦਾ ਹੈ ਤਾਂ ਕੋਈ ਹੋਰ ਬੰਦਾ ਉਸ ਦੇ ਖੇਤ ਦੇ ਫਲਾਂ ਦਾ ਅਨੰਦ ਮਾਣੇਗਾ। 7^{ਕੀ} ਕੋਈ ਅਜਿਹਾ ਬੰਦਾ ਵੀ ਹੈ ਜਿਸ ਦੀ ਮੰਗਣੀ ਹੋਈ ਹੈ ਪਰ ਵਿਆਹ ਨਹੀਂ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਗਿਆ ਤਾਂ ਕੋਈ ਹੋਰ ਬੰਦਾ ਉਸ ਦੀ ਮੰਗ ਨੂੰ ਵਿਆਹ ਲਵੇਗਾ।'

8^{ਉਨ੍ਹਾਂ} ਅਧਿਕਾਰੀਆਂ ਨੂੰ ਲੋਕਾਂ ਨੂੰ ਇਹ ਵੀ ਆਖਣਾ ਚਾਹੀਦਾ, 'ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸ ਦਾ ਹੌਸਲਾ ਟੁੱਟ ਗਿਆ ਹੋਵੇ ਅਤੇ ਡਰ ਗਿਆ ਹੈ? ਉਸ ਨੂੰ ਘਰ ਵਾਪਸ ਚਲਿਆ ਜਾਣਾ ਚਾਹੀਦਾ। ਫੇਰ ਉਹ ਹੋਰਨਾ ਸਿਪਾਹੀਆਂ ਨੂੰ ਡਰਾਉਣ ਦਾ ਕਾਰਣ ਨਹੀਂ ਬਣੇਗਾ।' 9^{ਫੇਰ}, ਜਦੋਂ ਅਧਿਕਾਰੀ ਫੌਜ ਨਾਲ ਗੱਲ ਕਰ ਰਹਣ ਤਾਂ ਉਨ੍ਹਾਂ ਨੂੰ ਸਿਪਾਹੀਆਂ ਦੀ ਅਗਵਾਈ ਲਈ ਕਪਤਾਨ ਚੁਣਨੇ ਚਾਹੀਦੇ ਹਨ।

10^{ਜਦੋਂ} ਤੁਸੀਂ ਕਿਸੇ ਸ਼ਹਿਰ ਉੱਤੇ ਹਮਲਾ ਕਰਨ ਜਾਂਦੇ ਹੋ, ਤਾਂ ਤੁਹਾਨੂੰ ਸਭ ਤੋਂ ਪਹਿਲਾਂ ਉੱਥੋਂ ਦੇ ਲੋਕਾਂ ਨੂੰ ਅਮਨ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ। 11^{ਜੇ} ਉਹ ਤੁਹਾਡੀ ਪੇਸ਼ਕਸ਼ ਨੂੰ ਪ੍ਰਵਾਨ ਕਰ ਲੈਣ ਅਤੇ ਆਪਣੇ ਦਰਵਾਜ਼ੇ ਖੋਲ੍ਹ ਦੇਣ ਤਾਂ ਉਸ ਸ਼ਹਿਰ ਦੇ ਸਾਰੇ ਲੋਕ ਤੁਹਾਡੇ ਗੁਲਾਮ ਬਣ ਜਾਣਗੇ ਅਤੇ ਤੁਹਾਡੇ ਲਈ ਕੰਮ ਕਰਨ ਲਈ ਮਜ਼ਬੂਰ ਹੋਣਗੇ। 12^{ਪਰ} ਜੇ ਉਹ ਸ਼ਹਿਰ ਤੁਹਾਡੇ ਨਾਲ ਸ਼ਾਂਤੀ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਤੁਹਾਡੇ ਖਿਲਾਫ਼ ਲੜਾਈ ਕਰਦਾ ਹੈ ਤਾਂ ਤੁਹਾਨੂੰ ਉਸ ਸ਼ਹਿਰ ਨੂੰ ਘੇਰਾ ਪਾ ਲੈਣਾ ਚਾਹੀਦਾ ਹੈ। 13^{ਅਤੇ} ਜਦੋਂ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਸ਼ਹਿਰ ਉੱਤੇ ਕਬਜ਼ਾ ਕਰ ਲੈਣ ਦੇਵੇ ਤਾਂ ਤੁਹਾਨੂੰ ਉਸ ਸ਼ਹਿਰ ਦੇ ਸਾਰੇ ਆਦਮੀ ਮਾਰ ਦੇਣੇ ਚਾਹੀਦੇ ਹਨ। 14^{ਪਰ} ਤੁਸੀਂ ਔਰਤਾਂ, ਬੱਚਿਆਂ, ਪਸ਼ੂਆਂ ਅਤੇ ਸ਼ਹਿਰ ਦੀ ਹੋਰ ਹਰ ਸ਼ੈਅ ਨੂੰ ਆਪਣੇ ਕਬਜ਼ੇ ਵਿੱਚ ਲੈ ਸਕਦੇ ਹੋ। ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਕਰ ਸਕਦੇ ਹੋ। ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਨੂੰ ਇਹ ਚੀਜ਼ਾਂ ਦਿੱਤੀਆਂ ਹਨ। 15^{ਇਹੀ} ਗੱਲ ਹੈ

ਜਿਹੜੀ ਤੁਹਾਨੂੰ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਨੀ ਚਾਹੀਦੀ ਹੈ ਜਿਹੜੇ ਤੁਹਾਡੇ ਕੋਲੋਂ ਬਹੁਤ ਦੂਰ ਹਨ-ਉਹ ਸ਼ਹਿਰ ਜਿਹੜੇ ਉਸ ਧਰਤੀ ਉੱਤੇ ਨਹੀਂ ਹਨ ਜਿੱਥੇ ਤੁਸੀਂ ਰਹੋਗੇ।

16“ਪਰ ਜਦੋਂ ਤੁਸੀਂ ਉਸ ਧਰਤੀ ਦੇ ਸ਼ਹਿਰਾਂ ਉੱਪਰ ਕਬਜ਼ਾ ਕਰੋ ਜੋ ਯਹੋਵਾਹ, ਤੁਹਾਡਾ ਪਰਮੇਸੁਰ ਤੁਹਾਨੂੰ ਦੇ ਰਿਹਾ ਹੈ, ਤੁਹਾਨੂੰ ਹਰੇਕ ਨੂੰ ਮਾਰ ਦੇਣਾ ਚਾਹੀਦਾ ਹੈ। 17ਤੁਹਾਨੂੰ ਸਾਰੇ ਲੋਕਾਂ-ਰਿਤੀਆਂ, ਅਮੋਰੀਆਂ, ਕਨਾਨੀਆਂ, ਪਰਿਸ਼ੀਆਂ, ਰਿਵੀਆਂ ਅਤੇ ਯਬੁਸੀਆਂ-ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਹੈ। 18ਕਿਉਂਕਿ ਫ਼ੇਰ ਉਹ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸੁਰ ਦੇ ਖਿਲਾਫ਼ ਗੁਨਾਹ ਕਰਨ ਲਈ ਨਹੀਂ ਉਕਸਾ ਸਕਣਗੇ। ਉਹ ਤੁਹਾਨੂੰ ਉਹੋ ਜਿਹੀਆਂ ਭਿਆਨਕ ਗੱਲਾਂ ਦੀ ਸਿੱਖਿਆ ਨਹੀਂ ਦੇ ਸਕਣਗੇ ਜਿਹੜੀਆਂ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਨ ਵੇਲੇ ਕਰਦੇ ਹਨ।

19“ਜਦੋਂ ਤੁਸੀਂ ਕਿਸੇ ਸ਼ਹਿਰ ਦੇ ਖਿਲਾਫ਼ ਜੰਗ ਕਰ ਰਹੇ ਹੋ, ਹੋ ਸਕਦਾ ਹੈ ਤੁਹਾਨੂੰ ਲੰਮੇ ਸਮੇਂ ਤੱਕ ਉਸ ਸ਼ਹਿਰ ਨੂੰ ਘੇਰਾ ਪਾਉਣਾ ਪਵੇ। ਤੁਹਾਨੂੰ ਸ਼ਹਿਰ ਦੇ ਆਲੇ-ਦੁਆਲੇ ਦੇ ਫ਼ਲਦਾਰ ਰੁੱਖਾਂ ਨੂੰ ਨਹੀਂ ਕੱਟਣਾ ਚਾਹੀਦਾ। ਤੁਸੀਂ ਇਨ੍ਹਾਂ ਰੁੱਖਾਂ ਦੇ ਫ਼ਲ ਖਾ ਸਕਦੇ ਹੋ ਪਰ ਤੁਹਾਨੂੰ ਇਨ੍ਹਾਂ ਨੂੰ ਕੱਟਣਾ ਨਹੀਂ ਚਾਹੀਦਾ। ਇਹ ਰੁੱਖ ਦੁਸ਼ਮਣ ਨਹੀਂ ਹਨ, ਇਸ ਲਈ ਇਨ੍ਹਾਂ ਦੇ ਖਿਲਾਫ਼ ਜੰਗ ਨਾ ਕਰੋ। 20ਪਰ ਤੁਸੀਂ ਇਨ੍ਹਾਂ ਰੁੱਖਾਂ ਨੂੰ ਕੱਟ ਸਕਦੇ ਹੋ ਜਿਨ੍ਹਾਂ ਦਾ ਤੁਹਾਨੂੰ ਇਹ ਪਤਾ ਹੈ ਕਿ ਉਹ ਫ਼ਲਦਾਰ ਨਹੀਂ ਹਨ। ਤੁਸੀਂ ਇਨ੍ਹਾਂ ਰੁੱਖਾਂ ਦੀ ਵਰਤੋਂ, ਉਸ ਸ਼ਹਿਰ ਦੇ ਲੋਕਾਂ ਨਾਲ ਜੰਗ ਕਰਨ ਲਈ ਰੱਖਿਆਰ ਬਣਾ ਕੇ ਕਰ ਸਕਦੇ ਹੋ, ਤੁਸੀਂ ਓਨਾ ਚਿਰ ਤੱਕ ਉਨ੍ਹਾਂ ਦੀ ਵਰਤੋਂ ਕਰ ਸਕਦੇ ਹੋ ਜਿੰਨਾ ਚਿਰ ਤੱਕ ਕਿ ਉਹ ਸ਼ਹਿਰ ਜਿੱਤਿਆ ਨਹੀਂ ਜਾਂਦਾ।

ਜੇ ਕੋਈ ਬੰਦਾ ਕਤਲ ਕੀਤਾ ਹੋਇਆ ਨਜ਼ਰ ਆਉਂਦਾ ਹੈ

21 “ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸ ਨੂੰ ਕਿਸ ਨੇ ਕਤਲ ਕੀਤਾ ਹੈ। 22ਦ ਤੁਹਾਡੇ ਆਗੂਆਂ ਅਤੇ ਨਿਆਂਕਾਰਾਂ ਨੂੰ ਬਾਹਰ ਆ ਕੇ ਲੋਥ ਦੇ ਦੁਆਲੇ ਦੇ ਨਗਰਾਂ ਦੀ ਦੂਰੀ ਮਾਪਣੀ ਚਾਹੀਦੀ ਹੈ। 23ਜਦੋਂ ਤੁਹਾਨੂੰ ਪਤਾ ਲੱਗ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵੱਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੁਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ। 4ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਰਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। 5ਲੋਥੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਫ਼ੈਸਲਾ ਕਰਨਗੇ ਕਿ ਹਰ ਉਸ ਝਗੜੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।) 6ਲੋਥ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸ

ਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ। 7ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ। 8ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਨੂੰ ਮਾਫ਼ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮਾਫ਼ ਕਰ ਦਿੱਤੇ ਜਾਣਗੇ। 9ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੇਸ਼ ਮਿਟਾ ਦਿਉਗੇ।

ਜੰਗ ਵਿੱਚ ਗਿਰਫ਼ਤਾਰ ਔਰਤਾਂ

10“ਹੋ ਸਕਦਾ ਹੈ ਕਿ ਤੁਸੀਂ ਆਪਣੇ ਦੁਸ਼ਮਣਾਂ ਦੇ ਵਿਰੁੱਧ ਜੰਗ ਲੜੋ ਅਤੇ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਡੇ ਹੱਥੋਂ ਉਨ੍ਹਾਂ ਨੂੰ ਹਰਾ ਦੇਵੇ। ਤੁਸੀਂ ਆਪਣੇ ਦੁਸ਼ਮਣਾ ਨੂੰ ਗਿਰਫ਼ਤਾਰ ਕਰਕੇ ਲੈ ਆਵੋ। 11ਹੋ ਸਕਦਾ ਤੁਸੀਂ ਗਿਰਫ਼ਤਾਰ ਕੀਤੇ ਲੋਕਾਂ ਵਿੱਚ ਕੋਈ ਖੂਬਸੂਰਤ ਔਰਤ ਦੇਖੋ ਜਿਸ ਨੂੰ ਤੁਸੀਂ ਆਪਣੀ ਪਤਨੀ ਬਣਾਉਣਾ ਚਾਹੁੰਦੇ ਹੋਵੋ। 12ਤਾਂ ਤੁਹਾਨੂੰ ਉਸ ਨੂੰ ਆਪਣੇ ਘਰ ਲੈ ਆਉਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਾ ਸਿਰ ਮੁੰਨ ਦਿਉ ਅਤੇ ਉਸ ਦੇ ਨੱਠ ਕੱਟ ਦਿਉ। 13ਉਸ ਨੂੰ ਉਹ ਕੱਪੜੇ ਉਤਾਰ ਦੇਣੇ ਚਾਹੀਦੇ ਹਨ ਜਿਹੜੇ ਉਸ ਨੇ ਪਹਿਨੇ ਹੋਏ ਸਨ ਅਤੇ ਇਹ ਦਰਸਾਉਂਦੇ ਸਨ ਕਿ ਉਸ ਨੂੰ ਜੰਗ ਵਿੱਚ ਫ਼ੜਿਆ ਗਿਆ ਸੀ। ਉਸ ਨੂੰ ਤੁਹਾਡੇ ਘਰ ਵਿੱਚ ਠਹਿਰਨਾ ਚਾਹੀਦਾ ਹੈ ਅਤੇ ਆਪਣੇ ਪਿਤਾ ਅਤੇ ਆਪਣੀ ਮਾਤਾ ਲਈ ਸੋਗ ਮਨਾਉਣਾ ਚਾਹੀਦਾ ਹੈ। ਇਸ ਤੋਂ ਮਗਰੋਂ ਤੁਸੀਂ ਉਸ ਕੋਲ ਜਾ ਸਕਦੇ ਹੋ ਅਤੇ ਉਸ ਦੇ ਪਤੀ ਬਣ ਸਕਦੇ ਹੋ। ਉਹ ਤੁਹਾਡੀ ਪਤਨੀ ਬਣ ਜਾਵੇਗੀ। 14ਜੇ ਤੁਸੀਂ ਉਸ ਕੋਲੋਂ ਪ੍ਰਸੰਨ ਨਾ ਹੋਵੋ ਤੁਸੀਂ ਉਸ ਨੂੰ ਤਲਾਕ ਦੇ ਦਿਉ ਅਤੇ ਉਸ ਨੂੰ ਆਜ਼ਾਦ ਕਰ ਦਿਉਗੇ। ਤੁਹਾਨੂੰ ਉਸ ਨੂੰ ਵੇਚਣਾ ਨਹੀਂ ਚਾਹੀਦਾ ਅਤੇ ਉਸ ਨਾਲ ਇੱਕ ਗੁਲਾਮ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਕਿਉਂਕਿ ਤੁਸੀਂ ਉਸ ਦੀ ਪੱਤ ਲੈ ਲਈ ਹੈ।

ਵੱਡਾ ਪੁੱਤਰ

15“ਹੋ ਸਕਦਾ ਹੈ ਕਿਸੇ ਆਦਮੀ ਦੀਆਂ ਦੋ ਪਤਨੀਆਂ ਹੋਣ ਅਤੇ ਉਹ ਇੱਕ ਪਤਨੀ ਨੂੰ ਦੂਜੀ ਨਾਲੋਂ ਵਧੇਰੇ ਪਿਆਰ ਕਰਦਾ ਹੋਵੇ। ਦੋਹਾਂ ਪਤਨੀਆਂ ਦੇ ਉਸ ਤੋਂ ਬੱਚੇ ਵੀ ਹੋਣ। ਹੋ ਸਕਦਾ ਹੈ ਪਹਿਲਾਂ ਪੁੱਤਰ ਉਸ ਪਤਨੀ ਦਾ ਹੋਵੇ ਜਿਸ ਨੂੰ ਉਹ ਪਿਆਰ ਨਹੀਂ ਕਰਦਾ। 16ਜਦੋਂ ਉਹ ਬੰਦਾ ਆਪਣੀ ਜ਼ਾਇਦਾਦ ਆਪਣੇ ਬੱਚਿਆਂ ਵਿੱਚ ਵੰਡੇਗਾ, ਉਹ ਆਪਣੀ ਪਤਨੀ ਦੇ ਪੁੱਤਰ ਜਿਸ ਨੂੰ ਉਹ ਪਿਆਰ ਕਰਦਾ, ਉਹ ਚੀਜ਼ਾਂ ਨਹੀਂ ਦੇ ਸਕਦਾ ਜਿਹੜੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਪਿਆਰ ਨਹੀਂ ਕਰਦਾ। 17ਉਸ ਨੂੰ ਆਪਣੀ ਪਤਨੀ ਦੇ ਪਲੇਠੇ ਪੁੱਤਰ ਨੂੰ ਪਰਵਾਨ ਕਰ ਲੈਣਾ ਚਾਹੀਦਾ, ਜਿਸ ਨੂੰ ਉਹ ਪਿਆਰ ਨਹੀਂ ਕਰਦਾ ਅਤੇ ਉਸ ਨੂੰ ਆਪਣੀਆਂ ਸਾਰੀਆਂ ਚੀਜ਼ਾਂ ਦਾ ਦੁਰਗਾ ਹਿੱਸਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਉਸ ਦਾ ਪਲੇਠਾ ਹੈ ਅਤੇ ਪਲੇਠੇ ਦੇ ਹੱਕ ਸਿਰਫ਼ ਉਸ ਇੱਕਲੇ ਦੇ ਹਨ।

ਜਿਹੜੇ ਬੱਚੇ ਹੁਕਮ ਨਾ ਮੰਨਣ

18“ਹੋ ਸਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ

ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ। 19 ਉਸ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸ ਨੂੰ ਕਸਬੇ ਦੇ ਆਗੂਆਂ ਸਾਹਮਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ। 20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: 'ਸਾਡਾ ਇੱਕ ਪੁੱਤਰ ਜਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।' 21 ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਚੀ ਨੂੰ ਦੂਰ ਕਰ ਦੇਵੋਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਣਨਗੇ ਅਤੇ ਭੈਭੀਤ ਹੋ ਜਾਣਗੇ।

ਮਾਰੇ ਹੋਏ ਅਤੇ ਰੁੱਖ ਉੱਤੇ ਟੰਗੇ ਮੁਜ਼ਰਮ

22 "ਕੋਈ ਬੰਦਾ ਕਿਸੇ ਅਜਿਹੇ ਜ਼ੁਰਮ ਦਾ ਦੇਸ਼ੀ ਹੋ ਸਕਦਾ ਹੈ ਜਿਸ ਦੀ ਸਜ਼ਾ ਮੌਤ ਹੋਵੇ। ਜਦੋਂ ਉਸ ਨੂੰ ਮਾਰਿਆ ਜਾਵੇ ਤਾਂ ਲੋਕ ਉਸ ਦੀ ਲੋਥ ਨੂੰ ਰੁੱਖ ਉੱਤੇ ਟੰਗ ਸਕਦੇ ਹਨ। 23 ਤੁਹਾਨੂੰ ਉਹ ਲੋਥ ਸਾਰੀ ਰਾਤ ਰੁੱਖ ਉੱਤੇ ਟੰਗੀ ਨਹੀਂ ਰਹਿਣ ਦੇਣੀ ਚਾਹੀਦੀ। ਤੁਹਾਨੂੰ ਉਸ ਨੂੰ ਉਸੇ ਦਿਨ ਦਫਨਾ ਦੇਣਾ ਚਾਹੀਦਾ। ਕਿਉਂਕਿ ਜਿਹੜਾ ਆਦਮੀ ਰੁੱਖ ਉੱਤੇ ਲਟਕਾਇਆ ਗਿਆ ਪਰਮੇਸ਼ੁਰ ਦੁਆਰਾ ਸਰਾਪਿਆ ਗਿਆ ਹੋਇਆ ਅਤੇ ਤੁਹਾਨੂੰ ਉਸ ਧਰਤੀ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।

ਰੋਹ ਕਠੂਨ

22 1 "ਜੇ ਤੁਸੀਂ ਦੇਖਦੇ ਹੋ ਕਿ ਤੁਹਾਡੇ ਗੁਆਂਢੀ ਦੀ ਬਲਦ ਜਾਂ ਭੇਡ ਖੁਲ੍ਹ ਗਈ ਹੈ ਤਾਂ ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਚਾਹੀਦਾ ਹੈ ਕਿ ਇਸ ਨੂੰ ਉਸ ਦੇ ਮਾਲਕ ਕੋਲ ਜ਼ਰੂਰ ਲੈ ਕੇ ਜਾਵੇ। 2 ਜੇ ਮਾਲਕ ਤੁਹਾਡੇ ਨੇੜੇ ਨਹੀਂ ਰਹਿੰਦਾ ਜਾਂ ਤੁਸੀਂ ਇਹ ਨਹੀਂ ਜਾਣਦੇ ਕਿ ਇਸ ਦਾ ਮਾਲਕ ਕੌਣ ਹੈ ਤਾਂ ਤੁਸੀਂ ਉਸ ਬਲਦ ਜਾਂ ਭੇਡ ਨੂੰ ਆਪਣੇ ਘਰ ਰੱਖ ਸਕਦੇ ਹੋ ਅਤੇ ਤੁਸੀਂ ਉਸ ਨੂੰ ਓਨਾ ਚਿਰ ਤੱਕ ਰੱਖ ਸਕਦੇ ਹੋ ਜਦੋਂ ਤੱਕ ਕਿ ਉਸ ਦਾ ਮਾਲਕ ਉਸ ਨੂੰ ਲੱਭਦਾ ਹੋਇਆ ਆ ਨਹੀਂ ਜਾਂਦਾ। ਫੇਰ ਤੁਹਾਨੂੰ ਉਸ ਨੂੰ ਜ਼ਰੂਰ ਵਾਪਸ ਕਰ ਦੇਣਾ ਚਾਹੀਦਾ ਹੈ। 3 ਤੁਹਾਨੂੰ ਅਜਿਹਾ ਸਿਰਫ਼ ਉਦੋਂ ਹੀ ਕਰਨਾ ਚਾਹੀਦਾ ਜਦੋਂ ਤੁਸੀਂ ਆਪਣੇ ਗੁਆਂਢੀ ਦੇ ਖੇਤੇ, ਜਾਂ ਉਸ ਦੇ ਕੱਪੜੇ ਜਾਂ ਉਸ ਦੀ ਕੋਈ ਗੁੰਮ ਹੋਈ ਚੀਜ਼ ਨੂੰ ਲੱਭ ਲਵੋ। ਤੁਹਾਨੂੰ ਆਪਣੇ ਗੁਆਂਢੀ ਦੀ ਸਹਾਇਤਾ ਕਰਨੀ ਚਾਹੀਦੀ ਹੈ।

4 "ਜੇ ਤੁਹਾਡੇ ਗੁਆਂਢੀ ਦਾ ਖੇਤਾ ਜਾਂ ਬਲਦ ਸੜਕ ਉੱਤੇ ਡਿੱਗ ਪਵੇ, ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਇਸ ਨੂੰ ਉਠਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ।

5 "ਕਿਸੇ ਔਰਤ ਨੂੰ ਆਦਮੀਆਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ ਅਤੇ ਆਦਮੀ ਨੂੰ ਔਰਤਾਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਯਹੋਵਾਹ, ਤੁਹਾਡੇ ਪਰਮੇਸ਼ੁਰ ਲਈ ਇਹ ਗੱਲ ਬੜੀ ਘਿਰਣਾਯੋਗ ਹੈ।

6 "ਹੋ ਸਕਦਾ ਹੈ ਤੁਸੀਂ ਰਾਹ ਉੱਤੇ ਤੁਰ ਰਹੇ ਹੋਵੋ ਅਤੇ ਤੁਹਾਨੂੰ ਕਿਸੇ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ। ਜੇ ਮਾਰਾ ਪੰਛੀ ਆਪਣੇ ਬੱਚਿਆਂ ਨਾਲ ਜਾਂ ਆਂਡਿਆਂ ਉੱਤੇ ਬੈਠੀ ਹੋਵੇ ਤਾਂ ਤੁਹਾਨੂੰ ਮਾਰਾ ਪੰਛੀ ਨੂੰ ਬੱਚਿਆਂ ਸਮੇਤ ਨਹੀਂ ਚੁੱਕਣਾ ਚਾਹੀਦਾ। 7 ਬੱਚਿਆਂ ਨੂੰ ਤੁਸੀਂ ਆਪਣੇ ਲਈ ਚੁੱਕ ਸਕਦੇ ਹੋ ਪਰ ਤੁਹਾਨੂੰ ਉਸ

ਮਾਰਾ ਨੂੰ ਛੱਡ ਦੇਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਕਠੂਨ ਦੀ ਪਾਲਣਾ ਕਰੋਗੇ ਤਾਂ ਤੁਹਾਡਾ ਭਲਾ ਹੋਵੇਗਾ ਅਤੇ ਤੁਸੀਂ ਲੰਮੀ ਉਮਰ ਭੋਗੋਗੇ।

8 "ਜਦੋਂ ਤੁਸੀਂ ਨਵਾਂ ਘਰ ਬਣਾਵੋ, ਤੁਸੀਂ ਆਪਣੀ ਛੱਤ ਦੇ ਦੁਆਲੇ ਇੱਕ ਕੰਧ ਬਣਾਵੋ। ਫੇਰ ਤੁਸੀਂ ਕਿਸੇ ਵਿਅਕਤੀ ਦੇ ਮੌਤ ਦੇ ਦੇਸ਼ੀ ਨਹੀਂ ਹੋਵੋਗੇ, ਜੇਕਰ ਉਹ ਤੁਹਾਡੀ ਛੱਤ ਤੋਂ ਡਿੱਗ ਪੈਂਦਾ ਹੈ।

ਉਹ ਚੀਜ਼ਾਂ ਜਿਹੜੀਆਂ ਇਕੱਠੀਆਂ ਨਹੀਂ ਰੱਖਣੀਆਂ ਚਾਹੀਦੀਆਂ

9 "ਤੁਹਾਨੂੰ ਅੰਗੂਰਾਂ ਦੇ ਬਾਗਾਂ ਵਿੱਚ ਅਨਾਜ ਨਹੀਂ ਬੀਜਣਾ ਚਾਹੀਦਾ। ਕਿਉਂਕਿ ਉਹ ਬੇਕਾਰ ਹੋ ਜਾਣਗੇ ਫਿਰ ਤੁਸੀਂ ਨਾ ਤਾਂ ਅੰਗੂਰਾਂ ਦੀ ਵਰਤੋਂ ਕਰ ਸਕੋਗੇ ਅਤੇ ਨਾ ਉਸ ਅਨਾਜ ਦੀ ਜਿਹੜਾ ਉਨ੍ਹਾਂ ਬੀਜੇ ਹੋਏ ਬੀਜਾਂ ਤੋਂ ਉਗੇਗਾ।

10 "ਤੁਹਾਨੂੰ ਚਾਹੀਦਾ ਹੈ ਕਿ ਬਲਦ ਅਤੇ ਖੇਤੇ ਨਾਲ ਇਕੱਠੀਆਂ ਹੱਲ ਨਾ ਵਾਰੋ।

11 "ਤੁਹਾਨੂੰ ਕਤਾਨ ਅਤੇ ਉੱਨ ਤੋਂ ਇਕੱਠੇ ਬਣੇ ਕੱਪੜੇ ਨਹੀਂ ਪਹਿਨਣੇ ਚਾਹੀਦੇ।

12 "ਧਾਗਿਆਂ ਦੇ ਕੁਝ ਟੁੱਕੜਿਆਂ ਨੂੰ ਇਕੱਠੀਆਂ ਬੰਨ੍ਹੋ। ਫੇਰ ਇਨ੍ਹਾਂ ਫੁਮੂਣਾ ਨੂੰ ਆਪਣੇ ਪਹਿਨਣ ਵਾਲੇ ਚੋਲੇ ਦੀਆਂ ਚੋਰਾਂ ਨੁੱਕਾਰੋ ਉੱਤੇ ਬੰਨ੍ਹੋ।

ਵਿਆਹ ਦੇ ਕਠੂਨ

13 "ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸਕਦਾ ਹੈ ਹੋ ਸਕਦਾ ਹੈ ਫੇਰ ਉਹ ਇਹ ਫੈਸਲਾ ਕਰੇ ਕਿ ਉਹ ਉਸ ਨੂੰ ਪੰਸੰਦ ਨਹੀਂ ਕਰਦਾ। 14 ਹੋ ਸਕਦਾ ਹੈ ਉਹ ਝੂਠ ਬੋਲੇ ਅਤੇ ਆਖੇ, 'ਮੈਂ ਇੱਕ ਔਰਤ ਨਾਲ ਵਿਆਹ ਕੀਤਾ ਸੀ ਪਰ ਜਦੋਂ ਅਸੀਂ ਜਿਨਸੀ ਸੰਬੰਧ ਕਾਇਮ ਕੀਤੇ ਤਾਂ ਮੈਨੂੰ ਪਤਾ ਲੱਗਿਆ ਕਿ ਉਹ ਕੁਆਰੀ ਨਹੀਂ ਸੀ।' ਉਸ ਦੇ ਵਿਰੁੱਧ ਇਹ ਆਖਣ ਨਾਲ ਹੋ ਸਕਦਾ ਹੈ ਕਿ ਲੋਕ ਉਸ ਬਾਰੇ ਮਾੜੀਆਂ ਗੱਲਾਂ ਸੋਚਣ। 15 ਜੇ ਇਉਂ ਵਾਪਰੇ ਤਾਂ ਕੁੜੀ ਦੇ ਮਾਤਾ-ਪਿਤਾ ਨੂੰ ਕਸਬੇ ਦੇ ਬਜ਼ੁਰਗਾਂ ਅੱਗੇ ਸਭਾ ਵਾਲੀ ਥਾਂ ਉੱਤੇ ਸਬੂਤ ਲੈ ਕੇ ਆਉਣਾ ਚਾਹੀਦਾ ਹੈ ਕਿ ਕੁੜੀ ਕੁਆਰੀ ਸੀ। 16 ਕੁੜੀ ਦੇ ਪਿਤਾ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, 'ਮੈਂ ਆਪਣੀ ਧੀ ਇਸ ਆਦਮੀ ਨੂੰ ਵਿਆਹੀ ਸੀ ਪਰ ਹੁਣ ਇਹ ਉਸ ਨੂੰ ਨਹੀਂ ਚਾਹੁੰਦਾ। 17 ਇਸ ਆਦਮੀ ਨੇ ਮੇਰੀ ਧੀ ਦੇ ਵਿਰੁੱਧ ਝੂਠ ਬੋਲਿਆ ਹੈ ਉਸ ਨੇ ਆਖਿਆ ਸੀ, 'ਮੈਨੂੰ ਇਹ ਸਬੂਤ ਨਹੀਂ ਮਿਲਿਆ ਕਿ ਤੁਹਾਡੀ ਧੀ ਕੁਆਰੀ ਹੈ।' ਪਰ ਇਸ ਗੱਲ ਦਾ ਇਹ ਸਬੂਤ ਇਹ ਹੈ ਕਿ ਮੇਰੀ ਧੀ ਕੁਆਰੀ ਸੀ।' ਫੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਸਬੇ ਦੇ ਆਗੂਆਂ ਨੂੰ ਕੱਪੜਾ ਦਿਖਾਉਣ। 18 ਫੇਰ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਆਦਮੀ ਨੂੰ ਫੜ ਲੈਣ ਅਤੇ ਉਸ ਨੂੰ ਸਜ਼ਾ ਦੇਣ। 19 ਉਨ੍ਹਾਂ ਨੂੰ ਉਸ ਉੱਤੇ 40 ਚਾਂਦੀ ਦੇ ਸਿੱਕੇ ਜ਼ੁਰਮਾਨਾ ਕਰਨਾ ਚਾਹੀਦਾ ਅਤੇ ਇਹ ਪੈਸਾ ਕੁੜੀ ਦੇ ਪਿਉ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਉਸ ਨੇ ਇਸਰਾਏਲ ਦੀ ਕੁਆਰੀ ਕੁੜੀ ਦਾ ਨਾਮ ਖਰਾਬ ਕੀਤਾ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਉਸ ਆਦਮੀ ਦੀ ਪਤਨੀ ਬਣੀ ਰਹੇ ਅਤੇ ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸਕੇਗਾ।

20 "ਪਰ ਹੋ ਸਕਦਾ ਹੈ ਕਿ ਪਤਨੀ ਨੇ ਜਿਹੜੀਆਂ ਗੱਲਾਂ ਆਪਣੀ ਪਤਨੀ ਬਾਰੇ ਆਖੀਆਂ ਹੋਣ ਉਹ ਸੱਚ ਹੋਣ। ਪਤਨੀ ਦੇ ਮਾਪਿਆਂ ਕੋਲ ਅਜਿਹਾ ਸਬੂਤ ਨਾ ਹੋਵੇ ਕਿ ਉਹ ਕੁਆਰੀ ਸੀ। ਜੇ ਅਜਿਹਾ ਵਾਪਰੇ, 21 ਤਾਂ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਕੁੜੀ ਨੂੰ

ਬਿਵਸਥਾ ਸਾਰ

ਉਸ ਦੇ ਮਾਪਿਆਂ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਆਉਣ। ਫ਼ੇਰ ਕਸਬੇ ਦੇ ਆਦਮੀਆਂ ਨੂੰ ਚਾਹੀਦਾ ਹੈ ਕਿ ਉਹ ਉਸ ਨੂੰ ਪੱਥਰ ਮਾਰ ਕੇ ਮਾਰ ਦੇਣ। ਕਿਉਂਕਿ ਉਸ ਨੇ ਇਸਰਾਏਲ ਵਿੱਚ ਬੜੀ ਸ਼ਰਮਸਾਰੀ ਵਾਲ ਗੱਲ ਕੀਤੀ ਹੈ। ਉਸ ਨੇ ਆਪਣੇ ਪਿਤਾ ਦੇ ਘਰ ਇੱਕ ਵੇਸਵਾ ਵਾਲ ਕੰਮ ਕੀਤਾ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਲੋਕਾਂ ਵਿੱਚੋਂ ਇਸ ਬਚੀ ਨੂੰ ਦੂਰ ਕਰ ਦੇਵੋ।

ਜਿਨਸੀ ਪਾਪ

22“ਜੇ ਕੋਈ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਜਿਨਸੀ ਸੰਬੰਧ ਰੱਖਦਾ ਫ਼ੜਿਆ ਜਾਂਦਾ ਹੈ ਤਾਂ ਉਨ੍ਹਾਂ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ—ਉਸ ਔਰਤ ਅਤੇ ਉਸ ਮਰਦ ਨੂੰ ਜਿਸ ਨੇ ਉਸ ਦੇ ਨਾਲ ਜਿਨਸੀ ਸੰਬੰਧ ਰੱਖੇ। ਤੁਹਾਨੂੰ ਚਾਹੀਦਾ ਹੈ ਕਿ ਇਸ ਬਚੀ ਨੂੰ ਇਸਰਾਏਲ ਵਿੱਚੋਂ ਦੂਰ ਕਰ ਦਿਉ।

23“ਹੋ ਸਕਦਾ ਹੈ ਕਿ ਕੋਈ ਆਦਮੀ ਕਿਸੇ ਹੋਰ ਆਦਮੀ ਨਾਲ ਮੰਗੀ ਹੋਈ ਕੁਆਰੀ ਕੁੜੀ ਨੂੰ ਮਿਲੇ ਉਹ ਉਸ ਨਾਲ ਜਿਨਸੀ ਸੰਬੰਧ ਕਾਇਮ ਕਰੇ। ਜੇ ਅਜਿਹੀ ਗੱਲ ਸ਼ਹਿਰ ਵਿੱਚ ਵਾਪਰੇ, **24** ਤਾਂ ਤੁਹਾਨੂੰ ਚਾਹੀਦਾ ਹੈ ਕਿ ਦੋਹਾਂ ਨੂੰ ਸ਼ਹਿਰ ਦੇ ਦਰਵਾਜ਼ੇ ਨੇੜੇ ਜਨਤਕ ਥਾਂ ਉੱਤੇ ਲੈ ਆਉ ਅਤੇ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿਉ। ਤੁਹਾਨੂੰ ਆਦਮੀ ਨੂੰ ਮਾਰਨਾ ਚਾਹੀਦਾ ਹੈ ਕਿਉਂਕਿ ਉਸ ਨੇ ਕਿਸੇ ਹੋਰ ਦੀ ਪਤਨੀ ਨਾਲ ਜਿਨਸੀ ਪਾਪ ਕੀਤਾ। ਅਤੇ ਤੁਹਾਨੂੰ ਉਸ ਕੁੜੀ ਨੂੰ ਮਾਰ ਦੇਣਾ ਚਾਹੀਦਾ ਹੈ ਕਿਉਂਕਿ ਉਸ ਨੇ ਸ਼ਹਿਰ ਵਿੱਚ ਹੁੰਦਿਆਂ ਸਗਾਇਤਾ ਲਈ ਪੁਕਾਰ ਨਹੀਂ ਕੀਤੀ। ਤੁਹਾਨੂੰ ਆਪਣੇ ਲੋਕਾਂ ਵਿੱਚੋਂ ਇਸ ਬਚੀ ਨੂੰ ਦੂਰ ਕਰ ਦੇਣਾ ਚਾਹੀਦਾ ਹੈ।

25“ਪਰ ਜੇ ਕੋਈ ਆਦਮੀ ਕਿਸੇ ਮੰਗੀ ਹੋਈ ਕੁੜੀ ਨੂੰ ਬਾਹਰ ਖੇਤ ਵਿੱਚ ਮਿਲਦਾ ਹੈ ਅਤੇ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰਦਾ ਹੈ ਤਾਂ ਸਿਰਫ਼ ਆਦਮੀ ਨੂੰ ਹੀ ਮਾਰ ਦੇਣਾ ਚਾਹੀਦਾ ਹੈ। **26** ਤੁਹਾਨੂੰ ਕੁੜੀ ਨੂੰ ਕੁਝ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸ ਨੇ ਅਜਿਹਾ ਕੁਝ ਨਹੀਂ ਕੀਤਾ ਜਿਸ ਨਾਲ ਉਹ ਮੌਤ ਦੀ ਅਧਿਕਾਰਨ ਹੋਵੇ। ਇਹ ਕਿਸੇ ਬੰਦੇ ਦੇ ਆਪਣੇ ਗੁਆਂਢੀ ਉੱਤੇ ਹਮਲਾ ਕਰਕੇ ਉਸ ਨੂੰ ਮਾਰਨ ਵਾਂਗ ਹੀ ਹੈ। **27** ਕਿਉਂਕਿ ਆਦਮੀ ਨੇ ਮੰਗੀ ਕੋਈ ਕੁੜੀ ਉੱਤੇ ਖੇਤ ਵਿੱਚ ਹਮਲਾ ਕੀਤਾ। ਹੋ ਸਕਦਾ ਹੈ ਕਿ ਉਸ ਨੇ ਸਗਾਇਤਾ ਲਈ ਅਵਾਜ਼ ਮਾਰੀਆਂ ਹੋਣ ਪਰ ਉੱਥੇ ਉਸ ਦੀ ਸਗਾਇਤਾ ਕਰਨ ਵਾਲਾ ਕੋਈ ਨਾ ਹੋਵੇ। ਇਸ ਲਈ ਉਸ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।

28“ਹੋ ਸਕਦਾ ਹੈ ਕਿਸੇ ਬੰਦੇ ਨੂੰ ਕੋਈ ਕੁਆਰੀ ਕੁੜੀ ਟੱਕਰੇ ਜਿਹੜੀ ਮੰਗੀ ਹੋਈ ਨਾ ਹੋਵੇ ਅਤੇ ਉਹ ਉਸ ਨਾਲ ਜ਼ਬਰਦਸਤੀ ਜਿਨਸੀ ਸੰਬੰਧ ਕਾਇਮ ਕਰੇ। ਜੇ ਹੋਰ ਲੋਕ ਇਸ ਨੂੰ ਵਾਪਰਦਿਆਂ ਦੇਖ ਲੈਣ, **29** ਤਾਂ ਉਸ ਨੂੰ ਕੁੜੀ ਦੇ ਪਿਤਾ ਨੂੰ ਵੀਹ ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਉਹ ਉਸ ਦੀ ਪਤਨੀ ਬਣ ਜਾਵੇਗੀ। ਕਿਉਂਕਿ ਉਸ ਨੇ ਉਸ ਦਾ ਨਿਰਾਦਰ ਕੀਤਾ, ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸਕਦਾ।

30“ਕਿਸੇ ਬੰਦੇ ਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਕਾਇਮ ਕਰਕੇ ਆਪਣੇ ਪਿਤਾ ਲਈ ਸ਼ਰਮਸਾਰੀ ਦਾ ਕਾਰਣ ਨਹੀਂ ਬਣਨਾ ਚਾਹੀਦਾ।

ਉਹ ਲੋਕ ਜਿਹੜੇ ਉਪਾਸਨਾ ਵਿੱਚ ਸੁਝ ਸਕਦੇ ਹਨ

23

“ਉਹ ਬੰਦਾ ਜਿਸ ਦਾ ਅੰਡਕੋਸ਼ ਚਿੱਥਿਆ ਗਿਆ ਹੋਵੇ ਜਾਂ ਉਸ ਦਾ ਜਿਨਸੀ ਅੰਗ ਕਟ ਗਿਆ ਹੋਵੇ,

ਯਹੋਵਾਹ ਦੀ ਸਭਾ ਵਿੱਚ ਸ਼ਾਮਲ ਨਹੀਂ ਹੋ ਸਕਦਾ। **2** ਜੇਕਰ ਕੋਈ ਵਿਅਕਤੀ ਅਣਵਿਆਹੇ ਮਾਪਿਆਂ ਦਾ ਬੱਚਾ ਹੋਵੇ, ਉਹ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸਕਦਾ। ਉਸ ਦੀ 10ਵੀਂ ਪੀੜੀ ਦੇ ਉੱਤਰਾਧਿਕਾਰੀ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸਕਦੇ।

3“ਕੋਈ ਵੀ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਸ਼ਾਮਲ ਨਹੀਂ ਹੋ ਸਕਦਾ। ਉਨ੍ਹਾਂ ਦੀ 10ਵੀਂ ਪੀੜੀ ਦੇ ਉੱਤਰਾਧਿਕਾਰੀ ਜਾਂ ਉਸ ਤੋਂ ਵਧੇਰੇ ਵੀ ਕਦੇ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸਕਦੇ। **4** ਕਿਉਂਕਿ ਅੰਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਾਅਮ ਨੂੰ ਪੈਸੇ ਦੇ ਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਾਅਮ ਮਸੋਪੋਤਾਮੀਆਂ ਦੇ ਫ਼ਤੋਰ ਸ਼ਹਿਰ ਤੋਂ ਬਚਰ ਦਾ ਪੁੱਤਰ ਸੀ।) **5** ਪਰ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਬਿਲਾਅਮ ਦੀ ਗੱਲ ਨਹੀਂ ਸੁਣੀ ਅਤੇ ਉਸ ਨੇ ਉਸ ਸਰਾਪ ਨੂੰ ਤੁਹਾਡੇ ਵਾਸਤੇ ਅਸੀਸ ਵਿੱਚ ਬਦਲ ਦਿੱਤਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਪਿਆਰ ਕਰਦਾ ਹੈ। **6** ਤੁਹਾਨੂੰ ਚਾਹੀਦਾ ਹੈ ਕਿ ਕਦੇ ਵੀ ਅੰਮੋਨੀ ਅਤੇ ਮੋਆਬੀ ਲੋਕਾਂ ਨਾਲ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਨਾ ਕਰੋ। ਜਦੋਂ ਤੱਕ ਤੁਸੀਂ ਜੀਉਂਦੇ ਹੋ ਉਨ੍ਹਾਂ ਨਾਲ ਦੋਸਤੀ ਨਾ ਕਰੋ।

ਉਹ ਜਿਨ੍ਹਾਂ ਨੂੰ ਇਸਰਾਏਲੀ ਜ਼ਰੂਰ ਪ੍ਰਵਾਨ ਕਰਨ

7“ਤੁਹਾਨੂੰ ਕਿਸੇ ਅਦੋਮੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਤੁਹਾਡਾ ਰਿਸ਼ਤੇਦਾਰ ਹੈ। ਤੁਹਾਨੂੰ ਕਿਸੇ ਮਿਸਰੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਤੁਸੀਂ ਉਸ ਦੀ ਧਰਤੀ ਉੱਤੇ ਅਜਨਬੀ ਸੀ। **8** ਅਦੋਮੀਆਂ ਅਤੇ ਮਿਸਰੀਆਂ ਦੀ ਤੀਸਰੀ ਪੀੜੀ ਦੇ ਬੱਚੇ ਯਹੋਵਾਹ ਦੀ ਸਭਾ ਵਿੱਚ ਸ਼ਾਮਲ ਹੋ ਸਕਦੇ ਹਨ।

ਫੌਜੀ ਡੇਰੇ ਨੂੰ ਸਾਫ਼ ਰੱਖਣਾ

9“ਜਦੋਂ ਤੁਹਾਡੀ ਫੌਜ ਤੁਹਾਡੇ ਦੁਸ਼ਮਣਾਂ ਨਾਲ ਲੜਨ ਜਾਵੇ ਤਾਂ ਹਰ ਉਸ ਚੀਜ਼ ਤੋਂ ਦੂਰ ਰਹਿਣਾ ਚਾਹੀਦਾ ਹੈ ਜਿਹੜੀ ਤੁਹਾਨੂੰ ਅਪਵਿੱਤਰ ਕਰਦੀ ਹੋਵੇ। **10** ਜੇ ਉੱਥੇ ਕੋਈ ਅਜਿਹਾ ਆਦਮੀ ਹੈ ਜਿਹੜਾ ਰਾਤ ਵੇਲੇ ਆਪਣੀ ਨੀਂਦ ਵਿੱਚ ਸੁਪਨਦੋਸ਼ ਕਾਰਣ ਪਲੀਤ ਹੋ ਗਿਆ ਹੋਵੇ, ਉਸ ਨੂੰ ਡੇਰੇ ਤੋਂ ਬਾਹਰ ਜਾ ਕੇ, ਸ਼ਾਮ ਤੀਕ ਉੱਥੇ ਰਹਿਣਾ ਚਾਹੀਦਾ ਹੈ। **11** ਤਾਂ, ਸ਼ਾਮ ਹੋਣ ਤੋਂ, ਉਸ ਬੰਦੇ ਨੂੰ ਪਾਣੀ ਨਾਲ ਇਸ਼ਲਾਨ ਕਰਨਾ ਚਾਹੀਦਾ ਹੈ। ਅਤੇ ਜਦੋਂ ਸੂਰਜ ਛੁਪ ਜਾਵੇ, ਉਹ ਡੇਰੇ ਵਿੱਚ ਵਾਪਸ ਆ ਸਕਦਾ ਹੈ।

12“ਤੁਹਾਡੇ ਡੇਰੇ ਦੇ ਬਾਹਰ ਅਜਿਹੀ ਥਾਂ ਜ਼ਰੂਰ ਹੋਣੀ ਚਾਹੀਦੀ ਹੈ ਜਿੱਥੇ ਤੁਸੀਂ ਰਾਜਤ ਰਫ਼ਾ ਕਰ ਸਕੋ। **13** ਆਪਣੇ ਹਥਿਆਰਾਂ ਨਾਲ ਧਰਤੀ ਖੋਦਣ ਲਈ ਇੱਕ ਰੰਬੀ ਵੀ ਰੱਖੋ। ਫ਼ੇਰ ਰਾਜਤ ਰਫ਼ਾ ਕਰਨ ਤੋਂ ਬਾਦ ਤੁਸੀਂ ਉਸ ਨੂੰ ਢੱਕਣ ਲਈ ਟੋਆ ਪੁੱਟੋ। **14** ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦੁਸ਼ਮਣਾਂ ਨੂੰ ਰਹਾਉਣ ਵਿੱਚ ਸਗਾਇਤਾ ਕਰਨ ਲਈ ਤੁਹਾਡੇ ਨਾਲ ਤੁਹਾਡੇ ਡੇਰੇ ਵਿੱਚ ਹੈ। ਇਸ ਲਈ ਡੇਰੇ ਨੂੰ ਪਵਿੱਤਰ ਰਹਿਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੂੰ ਕੋਈ ਘਿਰਣਿਤ ਸ਼ੈਅ ਨਜ਼ਰ ਨਹੀਂ ਆਵੇਗੀ ਅਤੇ ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।

ਹੋਰ ਕਹੁੰਨ

15“ਜੇ ਕੋਈ ਗੁਲਾਮ ਆਪਣੇ ਮਾਲਕ ਕੋਲੋਂ ਭੱਜ ਕੇ ਤੁਹਾਡੇ ਕੋਲ ਆ ਜਾਂਦਾ ਹੈ, ਤੁਹਾਨੂੰ ਇਸ ਗੁਲਾਮ ਨੂੰ ਉਸ ਦੇ ਸੁਆਮੀ ਨੂੰ ਵਾਪਸ

ਨਹੀਂ ਕਰਨਾ ਚਾਹੀਦਾ। 16 ਇਹ ਗੁਲਾਮ ਤੁਹਾਡੇ ਨਾਲ ਜਿੱਥੇ ਚਾਹੇ ਰਹਿ ਸਕਦਾ ਹੈ। ਉਹ ਆਪਣੇ ਚੁਣੇ ਹੋਏ ਕਿਸੇ ਵੀ ਸ਼ਹਿਰ ਵਿੱਚ ਰਹਿ ਸਕਦਾ ਹੈ। ਤੁਹਾਨੂੰ ਉਸ ਨੂੰ ਕਸ਼ਟ ਨਹੀਂ ਦੇਣਾ ਚਾਹੀਦਾ।

17 ਇਸਰਾਏਲੀ ਮਰਦ ਜਾਂ ਔਰਤ ਨੂੰ ਕਦੇ ਵੀ ਮੰਦਰ ਦੀ ਵੇਸਵਾ ਨਹੀਂ ਬਣਨਾ ਚਾਹੀਦਾ। 18 ਮਰਦ ਜਾਂ ਔਰਤ ਵੇਸਵਾ ਦੇ ਕਮਾਏ ਹੋਏ ਧੰਨ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਖਾਸ ਸਥਾਨ ਉੱਤੇ ਨਹੀਂ ਲਿਆਉਣਾ ਚਾਹੀਦਾ। ਕੋਈ ਬੰਦਾ ਉਸ ਧੰਨ ਨੂੰ ਉਨ੍ਹਾਂ ਚੀਜ਼ਾਂ ਲਈ ਨਹੀਂ ਵਰਤ ਸਕਦਾ ਜਿਹੜੀਆਂ ਉਸ ਨੇ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਜਿਨਸੀ ਪਾਪ ਲਈ ਆਪਣੇ ਜਿਸਮਾਂ ਦਾ ਵਪਾਰ ਕਰਦੇ ਹਨ।

19 ਜਦੋਂ ਤੁਸੀਂ ਕਿਸੇ ਦੂਸਰੇ ਇਸਰਾਏਲੀ ਨੂੰ ਕੋਈ ਚੀਜ਼ ਉਧਾਰ ਦੇਵੋ ਤਾਂ ਤੁਹਾਨੂੰ ਉਸ ਉੱਤੇ ਸੂਦ ਨਹੀਂ ਲੈਣਾ ਚਾਹੀਦਾ। ਪੈਸੇ ਉੱਤੇ ਭੋਜਨ ਉੱਤੇ ਜਾਂ ਕਿਸੇ ਵੀ ਅਜਿਹੀ ਚੀਜ਼ ਉੱਤੇ ਸੂਦ ਨਹੀਂ ਲੈਣਾ ਜਿਸ ਉੱਤੇ ਸੂਦ ਲਿਆ ਜਾ ਸਕਦਾ ਹੋਵੇ, 20 ਤੁਸੀਂ ਕਿਸੇ ਵਿਦੇਸ਼ੀ ਪਾਸੋਂ ਸੂਦ ਲੈ ਸਕਦੇ ਹੋ। ਪਰ ਕਿਸੇ ਦੂਸਰੇ ਇਸਰਾਏਲੀ ਕੋਲੋਂ ਸੂਦ ਵਸੂਲ ਨਹੀਂ ਕਰਨਾ। ਜੇ ਤੁਸੀਂ ਇਨ੍ਹਾਂ ਬਿਧੀਆਂ ਦਾ ਪਾਲਨ ਕਰੋਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਜਿੱਥੇ ਤੁਸੀਂ ਰਹਿਣ ਲਈ ਜਾ ਰਹੇ ਹੋ, ਹਰ ਤਰ੍ਹਾਂ ਨਾਲ ਬਰਕਤ ਦੇਵੇਗਾ।

21 ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਕੋਈ ਇਕਰਾਰ ਕਰੋ ਤਾਂ ਕਦੇ ਵੀ ਇਕਰਾਰ ਕੀਤੀ ਹੋਈ ਚੀਜ਼ ਦੇਣ ਵਿੱਚ ਢਿੱਲ ਨਾ ਲਾਉ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਮੰਗ ਕਰੇਗਾ ਕਿ ਤੁਸੀਂ ਉਸ ਨੂੰ ਅਦਾ ਕਰੋ। ਜੇ ਤੁਸੀਂ ਉਹ ਚੀਜ਼ਾਂ ਨਹੀਂ ਦੇਵੋਗੇ ਜਿਨ੍ਹਾਂ ਦਾ ਇਕਰਾਰ ਕੀਤਾ ਸੀ ਤਾਂ ਤੁਸੀਂ ਪਾਪ ਕਰ ਰਹੇ ਹੋਵੋਗੇ। 22 ਜੇ ਤੁਸੀਂ ਕੋਈ ਇਕਰਾਰ ਨਹੀਂ ਕੀਤਾ ਤਾਂ ਤੁਸੀਂ ਪਾਪ ਨਹੀਂ ਕਰ ਰਹੇ। 23 ਪਰ ਤੁਹਾਨੂੰ ਉਹ ਜ਼ਰੂਰ ਕਰਨਾ ਚਾਹੀਦਾ ਜੋ ਤੁਸੀਂ ਆਖਿਆ ਸੀ ਕਿ ਕਰੋਗੇ। ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਕੋਈ ਖਾਸ ਸੌਂਹ ਖਾਧੀ ਹੈ, ਇਹ ਤੁਸੀਂ ਹੀ ਸੀ ਜਿਨ੍ਹਾਂ ਨੇ ਖੁਦ ਆਪਣੀ ਇੱਛਾ ਸੌਂਹ ਖਾਧੀ ਸੀ। ਪਰਮੇਸ਼ੁਰ ਨੇ ਤੁਹਾਨੂੰ ਉਹ ਸੌਂਹ ਖਾਣ ਲਈ ਮਜ਼ਬੂਰ ਨਹੀਂ ਕੀਤਾ ਸੀ, ਇਸ ਲਈ ਤੁਹਾਨੂੰ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ।

24 ਜਦੋਂ ਤੁਸੀਂ ਕਿਸੇ ਹੋਰ ਬੰਦੇ ਦੇ ਅੰਗੂਰਾਂ ਦੇ ਖੇਤ ਵਿੱਚੋਂ ਲੰਘੋ ਤਾਂ ਤੁਸੀਂ ਜਿੰਨੇ ਚਾਹੇ ਅੰਗੂਰ ਖਾ ਸਕਦੇ ਹੋ। ਪਰ ਤੁਸੀਂ ਕੋਈ ਵੀ ਅੰਗੂਰ ਆਪਣੀ ਟੋਕਰੀ ਵਿੱਚ ਪਾ ਕੇ ਨਹੀਂ ਲਿਆ ਸਕਦੇ। 25 ਜੇਕਰ ਤੁਸੀਂ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚੋਂ ਲੰਘੋ ਹੋ, ਤੁਸੀਂ ਆਪਣੇ ਹੱਥਾਂ ਨਾਲ ਅਨਾਜ ਦੀਆਂ ਬੱਲੀਆਂ ਤੋੜ ਕੇ ਜਿੰਨੀਆਂ ਚਾਹੇ ਖਾ ਸਕਦੇ ਹੋ, ਪਰ ਤੁਸੀਂ ਉਸ ਦਾ ਅਨਾਜ ਵੱਢਣ ਲਈ ਦਾੜ੍ਹੀ ਇਸਤੇਮਾਲ ਨਹੀਂ ਕਰ ਸਕਦੇ।

24 1 ਹੋ ਸਕਦਾ ਹੈ ਕੋਈ ਬੰਦਾ ਕਿਸੇ ਔਰਤ ਨਾਲ ਸ਼ਾਦੀ ਕਰੇ ਅਤੇ ਬਾਦ ਵਿੱਚ ਉਸ ਨੂੰ ਉਸ ਦੇ ਬਾਰੇ ਕਿਸੇ ਅਜਿਹੀ ਗੁਪਤ ਗੱਲ ਦਾ ਪਤਾ ਲੱਗੇ ਜਿਸ ਨੂੰ ਉਹ ਪਸੰਦ ਨਹੀਂ ਕਰਦਾ। ਜੇ ਉਹ ਬੰਦਾ ਉਸ ਨਾਲ ਪ੍ਰਸੰਨ ਨਹੀਂ ਹੈ ਤਾਂ ਉਸ ਨੂੰ ਤਲਾਕ ਦੇ ਕਾਰਜ ਤਿਆਰ ਕਰਕੇ ਉਸ ਨੂੰ ਦੇਣੇ ਚਾਹੀਦੇ ਹਨ। ਫ਼ੇਰ ਉਸ ਨੂੰ ਆਪਣੇ ਘਰ ਤੋਂ ਬਾਹਰ ਭੇਜ ਦੇਣਾ ਚਾਹੀਦਾ ਹੈ। 2 ਜਦੋਂ ਉਹ ਉਸ ਦਾ ਘਰ ਛੱਡ ਜਾਵੇ, ਉਹ ਜਾ ਕੇ ਕਿਸੇ ਹੋਰ ਆਦਮੀ ਦੀ ਪਤਨੀ ਬਣ ਸਕਦੀ ਹੈ। 3 ਪਰ ਫ਼ਰਜ਼ ਕਰੋ, ਅਗਲਾ ਪਤੀ ਵੀ ਉਸ ਨੂੰ ਪਸੰਦ ਨਹੀਂ ਕਰਦਾ, ਉਸ ਨੂੰ ਤਲਾਕ ਦੇ ਕਾਰਜ ਤਿਆਰ ਕਰਕੇ ਉਸ ਨੂੰ ਦੇਣੇ ਚਾਹੀਦੇ ਹਨ। ਫ਼ੇਰ ਬੰਦੇ ਨੂੰ ਉਸ ਨੂੰ ਆਪਣੇ ਘਰੋਂ ਬਾਹਰ ਭੇਜ

ਦੇਣਾ ਚਾਹੀਦਾ ਹੈ। 4 ਜੇ ਉਹ ਆਦਮੀ ਉਸ ਨੂੰ ਤਲਾਕ ਦੇ ਦਿੰਦਾ, ਤਾਂ ਹੋ ਸਕਦਾ ਹੈ ਕਿ ਉਸ ਦਾ ਪਹਿਲਾ ਪਤੀ ਉਸ ਨੂੰ ਫ਼ਿਰ ਤੋਂ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਜਾਂ ਜੇ ਨਵਾਂ ਪਤੀ ਮਰ ਜਾਵੇ, ਤਾਂ ਹੋ ਸਕਦਾ ਹੈ ਕਿ ਪਹਿਲਾ ਪਤੀ ਉਸ ਨੂੰ ਦੁਬਾਰਾ ਆਪਣੀ ਪਤਨੀ ਵਜੋਂ ਸਵੀਕਾਰ ਨਾ ਕਰੇ। ਉਹ ਪਹਿਲੀ ਤੋਂ ਚੁੱਕੀ ਹੈ, ਅਤੇ ਜੇ ਉਸ ਨੇ ਉਸ ਨਾਲ ਫ਼ੇਰ ਵਿਆਹ ਕੀਤਾ, ਉਹ ਕੁਝ ਅਜਿਹਾ ਕਰ ਰਿਹਾ ਹੋਵੇਗਾ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਤੁਹਾਨੂੰ ਉਸ ਧਰਤੀ ਨੂੰ ਪਾਪ ਦੀ ਦੋਸ਼ੀ ਨਹੀਂ ਬਣਾਉਣਾ ਚਾਹੀਦਾ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।

5 ਜਦੋਂ ਕਿਸੇ ਬੰਦੇ ਨੇ ਨਵਾਂ-ਨਵਾਂ ਵਿਆਹ ਕਰਵਾਇਆ ਹੋਵੇ ਤਾਂ ਉਸ ਨੂੰ ਫੌਜ ਵਿੱਚ ਨਹੀਂ ਭੇਜਣਾ ਚਾਹੀਦਾ। ਉਸ ਨੂੰ ਕੋਈ ਹੋਰ ਖਾਸ ਕੰਮ ਨਹੀਂ ਦੇਣਾ ਚਾਹੀਦਾ। ਇੱਕ ਸਾਲ ਤੱਕ ਉਸ ਨੂੰ ਆਜ਼ਾਦੀ ਨਾਲ ਘਰ ਰਹਿਣ ਦੇਣਾ ਚਾਹੀਦਾ ਹੈ ਅਤੇ ਨਵੀਂ ਵਿਆਹੀ ਪਤਨੀ ਨੂੰ ਪ੍ਰਸੰਨ ਕਰਨ ਦੇਣਾ ਚਾਹੀਦਾ ਹੈ।

6 ਜਦੋਂ ਤੁਸੀਂ ਕਿਸੇ ਬੰਦੇ ਨੂੰ ਕਰਜ਼ਾ ਦਿਉ, ਤਾਂ ਤੁਹਾਨੂੰ ਉਸ ਦੀ ਆਟੇ ਦੀ ਚੱਕੀ ਦੇ ਕਿਸੇ ਹਿੱਸੇ ਨੂੰ ਜ਼ਮਾਨਤ ਵਜੋਂ ਨਹੀਂ ਰੱਖਣਾ ਚਾਹੀਦਾ। ਕਿਉਂਕਿ ਇਹ ਗੱਲ ਉਸ ਪਾਸੋਂ ਭੋਜਨ ਖੋਹਣ ਵਰਗੀ ਹੋਵੇਗੀ।

7 ਜੇ ਕੋਈ ਬੰਦਾ ਕਿਸੇ ਦੂਸਰੇ ਇਸਰਾਏਲੀ ਨੂੰ ਅਗਵਾ ਕਰ ਲਵੇ-ਆਪਣੇ ਹੀ ਬੰਦਿਆਂ ਵਿੱਚੋਂ ਕਿਸੇ ਨੂੰ ਅਤੇ ਉਹ ਅਗਵਾਕਾਰ ਉਸ ਬੰਦੇ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ ਜੇ ਅਜਿਹਾ ਹੋਵੇ, ਤਾਂ ਉਸ ਅਗਵਾਕਾਰ ਨੂੰ ਜ਼ਰੂਰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੇ ਸਮੂਹ ਵਿੱਚੋਂ ਇਹ ਬਦੀ ਦੂਰ ਕਰ ਦੇਣੀ ਚਾਹੀਦੀ ਹੈ।

8 ਜੇਕਰ ਤੁਹਾਨੂੰ ਕੋਈ ਭਿਆਨਕ ਚਮੜੀ ਦਾ ਰੋਗ ਹੈ, ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨਣ ਵਿੱਚ ਗੁਸ਼ਿਆਰ ਰਹਿਣਾ ਚਾਹੀਦਾ ਜਿਹੜੀਆਂ ਲੋੜੀਂਦੀਆਂ ਆਖਦੇ ਹਨ। ਉਹੀ ਕਰੋ ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ। 9 ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਮਿਰਯਮ ਨਾਲ ਕੀ ਸਲੂਕ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ ਸੀ।

10 ਜਦੋਂ ਤੁਸੀਂ ਕਿਸੇ ਬੰਦੇ ਨੂੰ ਕੁਝ ਉਧਾਰ ਦੇਵੋ, ਤੁਹਾਨੂੰ ਜ਼ਮਾਨਤ ਵਜੋਂ ਕੁਝ ਲੈਣ ਲਈ ਉਸ ਦੇ ਘਰ ਦੇ ਅੰਦਰ ਨਹੀਂ ਜਾਣਾ ਚਾਹੀਦਾ।

11 ਤੁਹਾਨੂੰ ਬਾਹਰ ਖਲੋਣਾ ਚਾਹੀਦਾ ਹੈ। ਫ਼ੇਰ ਉਹ ਬੰਦਾ ਜਿਸ ਨੂੰ ਤੁਸੀਂ ਕਰਜ਼ਾ ਦਿੱਤਾ ਹੈ ਤੁਹਾਡੇ ਲਈ ਜ਼ਮਾਨਤ ਲੈ ਕੇ ਬਾਹਰ ਆ ਜਾਵੇਗਾ। 12 ਜੇ ਉਹ ਗਰੀਬ ਆਦਮੀ ਹੈ, ਤਾਂ ਹੋ ਸਕਦਾ ਹੈ ਕਿ ਉਹ ਆਪਣੇ ਕੱਪੜੇ ਹੀ ਦੇ ਦੇਵੇ ਜਿਹੜੇ ਉਸ ਨੂੰ ਨਿਘ ਦਿੰਦੇ ਹਨ। ਤੁਹਾਨੂੰ ਚਾਹੀਦਾ ਹੈ ਕਿ ਉਸ ਜ਼ਮਾਨਤ ਨੂੰ ਰਾਤ ਵੇਲੇ ਨਹੀਂ ਰੱਖਣਾ। 13 ਤੁਹਾਨੂੰ ਉਹ ਜ਼ਮਾਨਤ, ਸ਼ਾਮ ਵੇਲੇ ਉਸ ਨੂੰ ਵਾਪਸ ਕਰ ਦੇਣੀ ਚਾਹੀਦੀ ਹੈ। ਫ਼ੇਰ ਉਸ ਕੋਲ ਪਹਿਨਣ ਲਈ ਕੱਪੜੇ ਹੋਣਗੇ। ਉਹ ਤੁਹਾਡਾ ਧੰਨਵਾਦ ਕਰੇਗਾ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਸ ਨੂੰ ਪਰਮੀ ਅਮਲ ਸਮਝੇਗਾ।

14 ਤੁਹਾਨੂੰ ਕਿਸੇ ਗਰੀਬ ਅਤੇ ਲੋੜਵੰਦ ਨੌਕਰ ਨੂੰ ਉਸ ਦਾ ਭਾੜਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਕੋਈ ਇਸਰਾਏਲੀ ਹੈ ਜਾਂ ਤੁਹਾਡੇ ਸ਼ਹਿਰ ਵਿੱਚ ਰਹਿਣ ਵਾਲਾ ਕੋਈ ਵਿਦੇਸ਼ੀ। 15 ਉਸ ਨੂੰ ਹਰ ਰੋਜ਼ ਸੂਰਜ ਛੁਪਣ ਵੇਲੇ ਉਸ ਦੀ ਤਨਖਾਹ ਦਿਉ। ਕਿਉਂਕਿ ਉਹ ਗਰੀਬ ਹੈ ਅਤੇ ਉਸ ਪੈਸੇ ਉੱਤੇ ਨਿਰਭਰ ਕਰਦਾ ਹੈ। ਜੇ ਤੁਸੀਂ ਉਸ ਨੂੰ ਪੈਸੇ ਨਹੀਂ ਦਿੰਦੇ ਤਾਂ ਉਹ ਯਹੋਵਾਹ ਅੱਗੇ ਤੁਹਾਡੀ ਸ਼ਿਕਾਇਤ ਕਰੇਗਾ। ਅਤੇ ਤੁਸੀਂ ਗੁਨਾਹ ਦੇ ਭਾਗੀ ਹੋਵੋਗੇ।

16“ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ। ਕਿਸੇ ਬੰਦੇ ਨੂੰ ਸਿਰਫ਼ ਉਸ ਦੀ ਬੁਰੀ ਕਰਨੀ ਕਾਰਣ ਹੀ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

17“ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਵਿਦੇਸ਼ੀਆਂ ਅਤੇ ਯਤੀਮਾਂ ਨਾਲ ਨਿਰਪੱਖ ਸਲੂਕ ਰੋਵੋ। ਅਤੇ ਤੁਹਾਨੂੰ ਕਿਸੇ ਵਿੱਧਵਾ ਕੋਲੋਂ ਕਦੇ ਵੀ ਕੱਪੜਿਆਂ ਦੀ ਜ਼ਮਾਨਤ ਨਹੀਂ ਰੱਖਣੀ ਚਾਹੀਦੀ। 18ਯਾਦ ਰੱਖੋ, ਤੁਸੀਂ ਵੀ ਮਿਸਰ ਵਿੱਚ ਗਰੀਬ ਗੁਲਾਮ ਸੀ। ਅਤੇ ਯਹੋਵਾਹ, ਤੁਹਾਡੇ ਪਰਮੇਸੁਰ ਨੇ ਤੁਹਾਨੂੰ ਉਸ ਥਾਂ ਤੋਂ ਕੱਢ ਕੇ ਆਜ਼ਾਦ ਕੀਤਾ ਸੀ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।

19“ਹੋ ਸਕਦਾ ਹੈ ਤੁਸੀਂ ਆਪਣੇ ਖੋਤ ਦੀ ਫ਼ਸਲ ਇਕੱਠੀ ਕਰ ਰਹੇ ਹੋਵੋ ਅਤੇ ਤੁਸੀਂ ਭੁੱਲ ਭੁਲੇਖੇ ਉੱਥੇ ਕੁਝ ਅਨਾਜ ਛੱਡ ਆਵੋ। ਤੁਹਾਨੂੰ ਇਸ ਨੂੰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਇਹ ਵਿਦੇਸ਼ੀਆਂ, ਯਤੀਮਾਂ ਅਤੇ ਵਿੱਧਵਾਵਾਂ ਲਈ ਹੋਵੇਗਾ। ਜੇ ਤੁਸੀਂ ਉਨ੍ਹਾਂ ਲਈ ਕੁਝ ਅਨਾਜ ਛੱਡ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸੁਰ, ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। 20ਜਦੋਂ ਤੁਸੀਂ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੋ, ਤੁਹਾਨੂੰ ਟਹਿਰੀਆਂ ਦਾ ਨਿਰੀਖਣ ਕਰਨ ਲਈ ਵਾਪਸ ਨਹੀਂ ਜਾਣਾ ਚਾਹੀਦਾ। ਜਿਹੜੇ ਜ਼ੈਤੂਨ ਤੁਸੀਂ ਛੱਡ ਆਵੋਗੇ ਉਹ ਵਿਦੇਸ਼ੀਆਂ, ਯਤੀਮਾਂ ਅਤੇ ਵਿੱਧਵਾਵਾਂ ਲਈ ਹੋਵੇਗਾ। 21ਜਦੋਂ ਤੁਸੀਂ ਆਪਣੀਆਂ ਅੰਗੂਰਾਂ ਦੀਆਂ ਵੇਲਾਂ ਤੋਂ ਅੰਗੂਰ ਇਕੱਠੇ ਕਰੋ, ਤੁਹਾਨੂੰ ਵੇਲਾਂ ਉੱਤੇ ਬਚੇ ਹੋਏ ਅੰਗੂਰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਉਹ ਅੰਗੂਰ ਵਿਦੇਸ਼ੀਆਂ, ਯਤੀਮਾਂ ਅਤੇ ਵਿੱਧਵਾਵਾਂ ਲਈ ਹਨ। 22ਯਾਦ ਰੱਖੋ, ਤੁਸੀਂ ਮਿਸਰ ਵਿੱਚ ਗੁਲਾਮ ਸੀ। ਇਸੇ ਲਈ, ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।

25 1“ਜੇਕਰ ਦੋ ਬੰਦਿਆਂ ਵਿੱਚ ਕੋਈ ਦਲੀਲਬਾਜ਼ੀ ਹੋਵੇ, ਉਨ੍ਹਾਂ ਨੂੰ ਕਚਿਰੀ ਵਿੱਚ ਜਾਣਾ ਚਾਹੀਦਾ ਹੈ। ਨਿਆਂਕਾਰ ਫ਼ੈਸਲਾ ਕਰਨਗੇ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ। 2ਜੇ ਕੋਈ ਜੱਸ ਇਹ ਫ਼ੈਸਲਾ ਕਰੇ ਕਿ ਕਿਸੇ ਬੰਦੇ ਨੂੰ ਕੋੜਿਆਂ ਦੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਉਸ ਬੰਦੇ ਨੂੰ ਪੁੱਠਾ ਲਿਟਾ ਦੇਣਾ ਚਾਹੀਦਾ ਹੈ। ਕੋਈ ਜਣਾ ਮੁਜਰਿਮ ਨੂੰ ਜੱਸ ਦੀਆਂ ਨਜ਼ਰਾ ਸਾਹਮਣੇ ਸਜ਼ਾ ਦੇਵੇਗਾ। ਉਸ ਨੂੰ ਕਿੰਨੀ ਵਾਰੀ ਸਜ਼ਾ ਦੇਣੀ ਹੈ ਇਸ ਦਾ ਫ਼ੈਸਲਾ ਉਸ ਦੇ ਜੁਰਮ ਉੱਤੇ ਨਿਰਭਰ ਕਰੇਗਾ। 3ਕਿਸੇ ਨੂੰ ਵੀ ਚਾਲੀਆਂ ਤੋਂ ਵੱਧ ਕੋੜੇ ਨਹੀਂ ਮਾਰੇ ਜਾਣੇ ਚਾਹੀਦੇ। ਜੇ ਤੁਸੀਂ ਕਿਸੇ ਨੂੰ ਚਾਲੀਆਂ ਤੋਂ ਵੱਧ ਕੋੜੇ ਮਾਰਦੇ ਹੋ, ਇਸ ਦਾ ਮਤਲਬ ਹੈ ਕਿ ਤੁਹਾਡੇ ਲਈ ਤੁਹਾਡੇ ਗੁਆਂਢੀ ਦਾ ਜੀਵਨ ਕੋਈ ਅਰਥ ਨਹੀਂ ਰੱਖਦਾ।

4“ਜਦੋਂ ਕਿਸੇ ਬਲਦ ਨੂੰ ਅਨਾਜ ਗਰੁਣ ਲਈ ਵਰਤਿਆ ਜਾਂਦਾ, ਉਸ ਨੂੰ ਅਨਾਜ ਖਾਣ ਤੋਂ ਰੋਕਣ ਲਈ ਉਸ ਦਾ ਮੂੰਹ ਨਹੀਂ ਬੰਨ੍ਹਿਆ ਜਾਣਾ ਚਾਹੀਦਾ।

5“ਜੇ ਦੋ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਜਣਾ ਬੇਅੱਲਦਾ ਮਰ ਜਾਵੇ, ਤਾਂ ਮਰੇ ਹੋਏ ਭਰਾ ਦੀ ਪਤਨੀ ਪਰਿਵਾਰ ਤੋਂ ਬਾਹਰ ਕਿਸੇ ਅਜਨਬੀ ਨਾਲ ਨਹੀਂ ਵਿਆਹੀ ਜਾਣੀ ਚਾਹੀਦੀ। ਉਸ ਦੇ ਪਤੀ ਦੇ ਭਰਾ ਨੂੰ ਉਸ ਨਾਲ ਸ਼ਾਦੀ ਕਰਕੇ ਉਸ ਨਾਲ ਜਿਨਸੀ ਸੰਬੰਧ ਬਣਾਉਣੇ ਚਾਹੀਦੇ ਹਨ। ਉਸ ਦੀ ਉਸ ਦੀ ਵਲ ਪਤੀ ਦੇ ਭਰਾ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। 6ਫ਼ੇਰ ਜਦੋਂ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ, ਉਹ ਬੱਚਾ ਮਰੇ ਹੋਏ ਆਦਮੀ ਦਾ ਨਾਮ ਉੱਤੇ

ਠਹਿਰਾਇਆ ਜਾਵੇ। ਫ਼ੇਰ ਮਰੇ ਹੋਏ ਭਰਾ ਦਾ ਨਾਮ ਇਸਰਾਏਲ ਵਿੱਚੋਂ ਮਿਟਾਇਆ ਨਹੀਂ ਜਾਵੇਗਾ। 7ਜੇ ਕੋਈ ਬੰਦਾ ਆਪਣੇ ਭਰਾ ਦੀ ਵਿੱਧਵਾ ਨਾਲ ਸ਼ਾਦੀ ਨਾ ਕਰਾਉਣਾ ਚਾਹੇ ਤਾਂ ਭਰਾ ਦੀ ਪਤਨੀ ਨੂੰ ਕਮਬੇ ਦੀ ਸਭਾ ਵਾਲੀ ਥਾਂ ਉੱਤੇ ਆਗੂਆਂ ਕੋਲ ਜਾਣਾ ਚਾਹੀਦਾ ਹੈ। ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੇਰੇ ਪਤੀ ਦਾ ਭਰਾ ਇਸਰਾਏਲ ਵਿੱਚ ਆਪਣੇ ਭਰਾ ਦਾ ਨਾਮ ਜਿਉਂਦਾ ਨਹੀਂ ਰੱਖਣਾ ਚਾਹੁੰਦਾ। ਉਹ ਮੇਰੇ ਪ੍ਰਤੀ ਆਪਣੇ ਪਤੀ ਦੇ ਭਰਾ ਵਾਲੇ ਫ਼ਰਜ਼ ਨਹੀਂ ਨਿਭਾਉਣਾ ਚਾਹੁੰਦਾ।’ 8ਤਾਂ ਫ਼ੇਰ ਸ਼ਹਿਰ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਬੰਦੇ ਨੂੰ ਬੁਲਾਉਣ ਅਤੇ ਉਸ ਨਾਲ ਗੱਲ ਕਰਨ। ਜੇ ਉਹ ਬੰਦਾ ਜ਼ਿੰਦੀ ਹੈ ਅਤੇ ਆਖਦਾ ਹੈ, ‘ਮੈਂ ਉਸ ਨਾਲ ਸ਼ਾਦੀ ਨਹੀਂ ਕਰਨਾ ਚਾਹੁੰਦਾ,’ 9ਤਾਂ ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਦੇ ਸਾਹਮਣੇ ਉਸ ਦੇ ਕੋਲ ਆਉਣਾ ਚਾਹੀਦਾ ਹੈ। ਉਸ ਨੂੰ ਉਸ ਦੇ ਪੈਰੋਂ ਜੁੱਤੀ ਲਾਗ ਦੇਣੀ ਚਾਹੀਦੀ ਹੈ। ਫ਼ੇਰ ਉਸ ਨੂੰ ਚਾਹੀਦਾ ਹੈ ਕਿ ਉਸ ਦੇ ਮੂੰਹ ਉੱਤੇ ਥੁੱਕ ਦੇਵੇ। ਉਸ ਨੂੰ ਇਹ ਆਖਣਾ ਚਾਹੀਦਾ ਹੈ, ‘ਇਹ ਸਲੂਕ ਉਸ ਬੰਦੇ ਨਾਲ ਕੀਤਾ ਜਾ ਰਿਹਾ ਹੈ ਜਿਹੜਾ ਆਪਣੇ ਭਰਾ ਦੇ ਪਰਿਵਾਰ ਵਿੱਚ ਵਾਧਾ ਨਹੀਂ ਕਰਨਾ ਚਾਹੁੰਦਾ!’ 10ਫ਼ੇਰ ਉਸ ਭਰਾ ਦਾ ਪਰਿਵਾਰ ਇਸਰਾਏਲ ਦੇ ਅਜਿਹੇ ਪਰਿਵਾਰ ਵਜੋਂ ਜਾਣਿਆ ਜਾਵੇਗਾ ‘ਜਿਸ ਪਰਿਵਾਰ ਦੇ ਬੰਦੇ ਦੀ ਜੁੱਤੀ ਉਤਰ ਗਈ ਸੀ।’

11“ਹੋ ਸਕਦਾ ਹੈ ਕਿ ਦੋ ਬੰਦੇ ਆਪਸ ਵਿੱਚ ਲੜ-ਝਗੜ ਰਹੇ ਹੋਣ। ਸ਼ਾਇਦ ਇੱਕ ਆਦਮੀ ਦੀ ਪਤਨੀ ਆਪਣੇ ਪਤੀ ਦੀ ਸਹਾਇਤਾ ਕਰਨ ਲਈ ਆ ਜਾਵੇ। ਪਰ ਉਸ ਨੂੰ ਦੂਜੇ ਆਦਮੀ ਦੇ ਗੁਪਤ ਅੰਗਾਂ ਨੂੰ ਹੱਥ ਨਹੀਂ ਪਾਉਣਾ ਚਾਹੀਦਾ। 12ਜੇ ਉਹ ਅਜਿਹਾ ਕਰੇ ਤਾਂ ਉਸ ਦਾ ਹੱਥ ਕੱਟ ਦੇਣਾ ਚਾਹੀਦਾ ਹੈ। ਉਸ ਲਈ ਅਫ਼ਸੋਸ ਕਰਨ ਦੀ ਲੋੜ ਨਹੀਂ।

13“ਅਜਿਹੇ ਵੱਟੇ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਹਲਕੇ ਹੋਣ ਜਾਂ ਬਹੁਤੇ ਭਾਰੇ ਹੋਣ। 14ਆਪਣੇ ਘਰ ਵਿੱਚ ਅਜਿਹੇ ਵੱਟੇ ਵੀ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਵੱਡੇ ਹੋਣ ਜਾਂ ਬਹੁਤੇ ਛੋਟੇ ਹੋਣ। 15ਤੁਹਾਨੂੰ ਉਹੀ ਨਾਪ-ਤੋਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਦੇ ਰਿਹਾ ਹੈ। 16ਯਹੋਵਾਹ, ਤੁਹਾਡਾ ਪਰਮੇਸੁਰ, ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਨਾਪ-ਤੋਲ ਵਿੱਚ ਧੋਖਾ ਕਰਦੇ ਹਨ। ਹਾਂ, ਉਹ ਉਨ੍ਹਾਂ ਸਾਰਿਆਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਬੁਰੀਆਂ ਗੱਲਾਂ ਕਰਦੇ ਹਨ।

ਅਮਾਲੇਕੀਆਂ ਦਾ ਨਾਸ਼ ਜ਼ਰੂਰੀ ਹੈ

17“ਉਸ ਸਲੂਕ ਨੂੰ ਚੇਤੇ ਰੱਖੋ ਜਿਹੜਾ ਅਮਾਲੇਕ ਦੇ ਲੋਕਾਂ ਨੇ ਤੁਹਾਡੇ ਨਾਲ ਉਦੋਂ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਆ ਰਹੇ ਸੀ। 18ਅਮਾਲੇਕੀ ਪਰਮੇਸੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਖੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ। 19ਇਹੀ ਕਾਰਣ ਹੈ ਕਿ ਤੁਹਾਨੂੰ ਚਾਹੀਦਾ ਹੈ ਕਿ ਦੁਨੀਆਂ ਤੋਂ ਅਮਾਲੇਕੀਆਂ ਦਾ ਨਾਸ਼-ਨਿਸ਼ਾਨ ਮਿਟਾ ਦੇਵੋ। ਤੁਹਾਨੂੰ ਇਹ ਗੱਲ ਉਦੋਂ ਕਰਨੀ ਚਾਹੀਦੀ ਹੈ ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਰਹੇ ਹੋਵੋ ਜਿਹੜੀ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਦੇ ਰਿਹਾ ਹੈ। ਉਹ ਤੁਹਾਨੂੰ ਉੱਥੇ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਰਾਹਤ ਦੇਵੇਗਾ। ਪਰ ਅਮਾਲੇਕੀਆਂ ਦਾ ਨਾਸ਼ ਕਰਨਾ ਨਾ ਭੁੱਲਿਉ।

ਪਹਿਲੀ ਫ਼ਸਲ

26 ¹“ਤੁਸੀਂ ਛੇਤੀ ਹੀ ਉਸ ਧਰਤੀ ਵਿੱਚ ਦਾਖਲ ਹੋਵੋਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰੋਗੇ ਅਤੇ ਉਥੇ ਰਹੋਗੇ। ²ਤੁਸੀਂ ਉਹ ਫ਼ਸਲਾਂ ਇਕੱਠੀਆਂ ਕਰੋਗੇ ਜਿਹੜੀਆਂ ਉਸ ਧਰਤੀ ਉੱਤੇ ਉਗਦੀਆਂ ਹਨ ਜਿਹੜੀ ਯਹੋਵਾਹ ਤੁਹਾਨੂੰ ਦੇ ਰਿਹਾ ਹੈ ਤੁਹਾਨੂੰ ਚਾਹੀਦਾ ਹੈ ਕਿ ਪਹਿਲੀ ਫ਼ਸਲ ਨੂੰ ਟੋਕਰਿਆਂ ਵਿੱਚ ਇਕੱਠੀ ਕਰ ਲਵੋ। ਫ਼ੇਰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਉਸ ਥਾਂ ਲੈ ਜਾਵੋ ਜਿਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਆਪਣੇ ਨਾਮ ਦੀ ਰਿਹਾਇਸ਼ ਲਈ ਚੁਣਿਆ ਹੈ। ³ਉਸ ਜਾਜਕ ਕੋਲ ਜਾਵੋ ਜਿਹੜਾ ਉਸ ਵੇਲੇ ਸੇਵਾ ਕਰ ਰਿਹਾ ਹੋਵੇ। ਉਸ ਨੂੰ ਆਖੋ, ‘ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਉਹ ਸਾਨੂੰ ਕੁਝ ਧਰਤੀ ਦੇਵੇਗਾ। ਅੱਜ ਮੈਂ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਸਾਹਮਣੇ ਇਹ ਐਲਾਨ ਕਰਨ ਲਈ ਆਇਆ ਹਾਂ ਕਿ ਮੈਂ ਉਸ ਧਰਤੀ ਉੱਤੇ ਆ ਗਿਆ ਹਾਂ।’

⁴“ਫ਼ੇਰ ਜਾਜਕ ਤੁਹਾਡੇ ਪਾਸੋਂ ਟੋਕਰੀ ਲੈ ਲਵੇਗਾ। ਉਹ ਇਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਸਾਹਮਣੇ ਰੱਖ ਦੇਵੇਗਾ। ⁵ਫ਼ੇਰ ਉਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਸਨਮੁੱਖ ਇਹ ਆਖੋਗੇ: ‘ਮੇਰਾ ਪੁਰਖਾ ਇੱਕ ਖਾਨਾਬਦੋਸ਼ ਅਗਾਮੀ ਸੀ। ਉਹ ਮਿਸਰ ਵਿੱਚ ਗਿਆ ਅਤੇ ਉਥੇ ਰਹਿ ਪਿਆ। ਜਦੋਂ ਉਹ ਉਥੇ ਗਿਆ ਸੀ ਤਾਂ ਉਸ ਦਾ ਪਰਿਵਾਰ ਛੋਟਾ ਸੀ। ਪਰ ਮਿਸਰ ਵਿੱਚ ਉਹ ਇੱਕ ਮਹਾਨ ਕੌਮ ਬਣ ਗਿਆ-ਬਹੁਤ ਸਾਰੇ ਲੋਕਾਂ ਦੀ ਤਾਕਤਵਰ ਕੌਮ ⁶ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ। ⁷ਫ਼ੇਰ ਅਸੀਂ ਯਹੋਵਾਹ, ਸਾਡੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਪੁਕਾਰ ਕੀਤੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ। ਯਹੋਵਾਹ ਨੇ ਸਾਡੀ ਗੱਲ ਸੁਣੀ, ਸਾਡੀਆਂ ਸਮੱਸਿਆਵਾਂ, ਸਾਡੀ ਸਖ਼ਤ ਮਿਹਨਤ ਅਤੇ ਸਾਡੀਆਂ ਮੁਸੀਬਤਾਂ ਵੇਖ ਲਈਆਂ। ⁸ਫ਼ੇਰ ਯਹੋਵਾਹ ਸਾਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਵਿੱਚੋਂ ਕੱਢ ਲਿਆਇਆ। ਉਸ ਨੇ ਵੱਡੇ ਕਰਿਸ਼ਮੇ ਦਿਖਾਏ। ਉਸ ਨੇ ਹੈਰਾਨੀ ਭਰੀਆਂ ਗੱਲਾਂ ਕੀਤੀਆਂ। ⁹ਇਸ ਤਰ੍ਹਾਂ ਉਹ ਸਾਨੂੰ ਇਸ ਥਾਂ ਉੱਤੇ ਲੈ ਆਇਆ। ਉਸ ਨੇ ਸਾਨੂੰ ਇਹ ਧਰਤੀ ਦੇ ਦਿੱਤੀ-ਬਹੁਤ ਸਾਰੀਆਂ ਨਿਆਮਤਾਂ ਨਾਲ ਭਰੀ ਹੋਈ ਧਰਤੀ। ¹⁰ਹੁਣ ਯਹੋਵਾਹ, ਮੈਂ ਤੁਹਾਡੇ ਲਈ, ਤੁਹਾਡੀ ਦਿੱਤੀ ਹੋਈ ਧਰਤੀ ਦੀ ਪਹਿਲੀ ਫ਼ਸਲ ਲੈ ਕੇ ਆਇਆ ਹਾਂ।’

“ਫ਼ੇਰ ਤੁਹਾਨੂੰ ਪਹਿਲੇ ਫ਼ਲਾਂ ਦੀ ਟੋਕਰੀ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਰੱਖ ਦੇਣੀ ਚਾਹੀਦੀ ਹੈ ਅਤੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਜਾਣਾ ਚਾਹੀਦਾ ਹੈ। ¹¹ਫ਼ੇਰ ਤੁਹਾਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਾਨਣਾ ਚਾਹੀਦਾ ਹੈ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦਿੱਤੀਆਂ ਹਨ। ਤੁਹਾਨੂੰ ਉਹ ਚੀਜ਼ਾਂ ਲੈਣੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਨਾਲ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।

¹²“ਹਰ ਤੀਸਰਾ ਵਰ੍ਹਾ ਦਸਵੰਧ ਦਾ ਵਰ੍ਹਾ ਹੈ। ਇਸ ਵਰ੍ਹੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਦਸਵੰਧ ਲੈਣੀਆਂ, ਆਪਣੀ ਧਰਤੀ ਉੱਤੇ ਰਹਿੰਦੇ ਵਿਦੇਸ਼ੀਆਂ, ਵਿੱਧਵਾਦਾਂ ਅਤੇ ਯਤੀਮਾਂ ਨੂੰ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਲੋਕਾਂ ਕੋਲ ਤੁਹਾਡੇ ਸ਼ਰਿਫ ਵਿੱਚ ਕਾਫ਼ੀ ਭੋਜਨ ਹੋਵੇਗਾ। ¹³ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਆਖਣਾ ਚਾਹੀਦਾ ਹੈ, ‘ਮੈਂ ਆਪਣੇ ਘਰ ਵਿੱਚੋਂ ਆਪਣੀ ਫ਼ਸਲ ਦਾ ਪਵਿੱਤਰ ਹਿੱਸਾ ਕੱਢ

ਲਿਆ ਹੈ। ਮੈਂ ਇਹ ਲੈਣੀਆਂ ਨੂੰ, ਵਿਦੇਸ਼ੀਆਂ ਨੂੰ, ਵਿੱਧਵਾਦਾਂ ਅਤੇ ਬੱਚਿਆਂ ਨੂੰ ਦੇ ਦਿੱਤਾ ਹੈ। ਮੈਂ ਉਨ੍ਹਾਂ ਸਾਰੇ ਆਦੇਸ਼ਾਂ ਦੀ ਪਾਲਣਾ ਕੀਤੀ ਹੈ ਜਿਹੜੇ ਤੁਸੀਂ ਮੈਨੂੰ ਦਿੱਤੇ ਹਨ। ਮੈਂ ਤੁਹਾਡੇ ਕਿਸੇ ਵੀ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਭੁੱਲਿਆ ਨਹੀਂ ਹਾਂ। ¹⁴ਮੈਂ ਇਹ ਭੋਜਨ ਨੇਹੀ ਕੀਤਾ। ਮੈਂ ਉਨ੍ਹਾਂ ਨੂੰ ਭੋਜਨ ਇੱਕਤਰ ਕੀਤਾ ਸੀ, ਮੈਂ ਪਲੀਤ ਨਹੀਂ ਸਾਂ। ਮੈਂ ਇਸ ਭੋਜਨ ਦਾ ਕੋਈ ਵੀ ਹਿੱਸਾ ਮੁਰਦਿਆਂ ਨੂੰ ਭੇਟ ਨਹੀਂ ਕੀਤਾ। ਮੈਂ ਯਹੋਵਾਹ ਮੇਰੇ ਪਰਮੇਸ਼ੁਰ ਨੂੰ ਮੰਨਿਆ ਹੈ। ਮੈਂ ਉਹ ਸਾਰੀਆਂ ਗੱਲਾਂ ਕੀਤੀਆਂ ਹਨ ਜਿਨ੍ਹਾਂ ਦਾ ਤੁਸੀਂ ਮੈਨੂੰ ਹੁਕਮ ਦਿੱਤਾ ਸੀ। ¹⁵ਆਪਣੇ ਪਵਿੱਤਰ ਘਰ, ਅਕਾਸ਼ ਵਿੱਚੋਂ ਹੇਠਾਂ ਤੱਕੋ ਅਤੇ ਆਪਣੇ ਇਸਰਾਏਲੀ ਲੋਕਾਂ ਨੂੰ ਅਸੀਸ ਦਿਉ ਅਤੇ ਸਾਨੂੰ ਦਿੱਤੀ ਹੋਈ ਧਰਤੀ ਨੂੰ ਅਸੀਸ ਦੇਵੋ। ਤੁਸੀਂ ਸਾਡੇ ਪੁਰਖਿਆਂ ਨਾਲ, ਸਾਨੂੰ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।’

ਯਹੋਵਾਹ ਦੇ ਹੁਕਮਾਂ ਦਾ ਪਾਲਨ ਕਰੋ

¹⁶“ਅੱਜ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਨ੍ਹਾਂ ਸਾਰੇ ਕੰਨ੍ਹਾਂ ਅਤੇ ਬਿਧੀਆਂ ਨੂੰ ਮੰਨਣ ਦਾ ਹੁਕਮ ਦਿੰਦਾ ਹੈ। ਇਨ੍ਹਾਂ ਨੂੰ ਆਪਣੇ ਤਰੇ-ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਮੰਨਣਾ ਚੇਤੇ ਰੱਖੋ। ¹⁷ਅੱਜ ਤੁਸੀਂ ਆਖਿਆ ਹੈ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਤੁਸੀਂ ਉਸ ਦੀ ਰਜ਼ਾ ਅਨੁਸਾਰ ਜਿਉਣ ਦਾ ਇਕਰਾਰ ਕੀਤਾ ਹੈ। ਤੁਸੀਂ ਉਸ ਦੀਆਂ ਸਿੱਖਿਆਵਾਂ ਅਤੇ ਚੱਲਣ, ਅਤੇ ਉਸ ਦੇ ਨੇਮਾਂ ਅਤੇ ਆਦੇਸ਼ਾਂ ਦੀ ਪਾਲਣਾ ਕਰਨ ਦਾ ਇਕਰਾਰ ਕੀਤਾ ਹੈ। ਤੁਸੀਂ ਆਖਿਆ ਸੀ ਕਿ ਤੁਸੀਂ ਹਰ ਉਸ ਗੱਲ ਕਰੋਗੇ ਜਿਹੜੀ ਉਹ ਤੁਹਾਨੂੰ ਕਰਨ ਲਈ ਆਖਦਾ ਹੈ। ¹⁸ਇਸ ਲਈ ਅੱਜ ਯਹੋਵਾਹ ਨੇ ਤੁਹਾਨੂੰ ਆਪਣੇ ਬਹੁਮੁੱਲੇ ਲੋਕਾਂ ਵਜੋਂ ਪ੍ਰਵਾਨ ਕੀਤਾ ਹੈ। ਉਸ ਨੇ ਤੁਹਾਡੇ ਨਾਲ ਇਹ ਇਕਰਾਰ ਕੀਤਾ ਸੀ। ਯਹੋਵਾਹ ਨੇ ਇਹ ਵੀ ਆਖਿਆ ਹੈ ਕਿ ਤੁਹਾਨੂੰ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ¹⁹ਯਹੋਵਾਹ ਤੁਹਾਨੂੰ ਆਪਣੀਆਂ ਸਾਜੀਆਂ ਹੋਈਆਂ ਸਮੂਹ ਕੌਮਾਂ ਵਿੱਚੋਂ ਸਭ ਤੋਂ ਮਹਾਨ ਬਣਾਵੇਗਾ। ਉਹ ਤੁਹਾਨੂੰ ਇੱਜ਼ਤ, ਸੁਰਤ ਅਤੇ ਮਹਾਨਤਾ ਬਖਸ਼ੇਗਾ। ਅਤੇ ਤੁਸੀਂ ਉਸ ਦੇ ਖਾਸ ਲੋਕ ਹੋਵੋਗੇ, ਜਿਵੇਂ ਕਿ ਉਸ ਨੇ ਇਕਰਾਰ ਕੀਤਾ ਸੀ।”

ਲੋਕਾਂ ਲਈ ਯਾਦਗਾਰੀ ਪੱਥਰ

27 ¹ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਉਨ੍ਹਾਂ ਸਾਰੇ ਆਦੇਸ਼ਾਂ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ²ਤੁਸੀਂ ਛੇਤੀ ਹੀ ਯਰਨਣ ਨਦੀ ਪਾਰ ਕਰਕੇ ਉਸ ਧਰਤੀ ਉੱਤੇ ਜਾਵੋਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਸ ਦਿਨ, ਤੁਹਾਨੂੰ ਵੱਡੇ-ਵੱਡੇ ਪੱਥਰ ਸਥਾਪਿਤ ਕਰਕੇ ਉਨ੍ਹਾਂ ਪੱਥਰਾਂ ਨੂੰ ਪਲਸਤਰ ਨਾਲ ਢੱਕ ਦੇਣਾ ਚਾਹੀਦਾ ਹੈ। ³ਫ਼ੇਰ ਉਨ੍ਹਾਂ ਪੱਥਰਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖ ਦੇਣਾ। ਤੁਹਾਨੂੰ ਇਹ ਉਦੋਂ ਕਰਨਾ ਚਾਹੀਦਾ ਜਦੋਂ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਉਸ ਧਰਤੀ ਵਿੱਚ ਦਾਖਲ ਹੋਵੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ

^a 26:14 ਮੈਂ ਇਹ... ਖਾਧਾ ਲੋਕਾਂ ਨੇ ਇਹ ਭੋਜਨ ਪਰਮੇਸ਼ੁਰ ਦੁਆਰਾ ਦਿੱਤੀਆਂ ਅਨੇਕਾਂ ਚੀਜ਼ਾਂ ਲਈ ਖੁਸ਼ ਹੋਣ ਲਈ ਖਾਧਾ, ਤਾਂ ਜੋ ਉਦਾਸੀ ਦੇ ਸਮੇਂ ਚੋਰਾਨ ਇਹ ਭੋਜਨ ਵੱਲੋਂ ਨਾ ਵਰਤਿਆ ਜਾਵੇ।

ਬਿਵਸਥਾ ਸਾਰ

ਹੈ। ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸੁਰ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।

4“ਜਦੋਂ ਤੁਸੀਂ ਯਰਦਨ ਨਦੀ ਪਾਰ ਕਰੋ ਤਾਂ ਤੁਹਾਨੂੰ ਇਹ ਸਾਰੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਆਦੇਸ਼ ਦਿੰਦਾ ਹਾਂ। ਤੁਹਾਨੂੰ ਏਥਾਲ ਪਰਬਤ ਉੱਤੇ ਪੱਥਰ ਟਿਕਾਉਣੇ ਚਾਹੀਦੇ ਹਨ। ਇਨ੍ਹਾਂ ਪੱਥਰਾਂ ਉੱਤੇ ਤੁਹਾਨੂੰ ਪਲਸਤਰ ਕਰਨਾ ਚਾਹੀਦਾ ਹੈ। 5ਤੁਹਾਨੂੰ ਯਹੋਵਾਹ, ਆਪਣੇ ਪਰਮੇਸੁਰ, ਲਈ ਪੱਥਰਾਂ ਦੀ ਇੱਕ ਜਗਵੇਦੀ ਉਸਾਰਨੀ ਚਾਹੀਦੀ ਹੈ। ਤੁਹਾਨੂੰ ਪੱਥਰ ਤਰਾਸ਼ਣ ਲਈ ਲੋਹੇ ਦੇ ਔਜ਼ਾਰ ਨਹੀਂ ਵਰਤਣੇ ਚਾਹੀਦੇ। 6ਯਹੋਵਾਹ, ਆਪਣੇ ਪਰਮੇਸੁਰ, ਦੀ ਜਗਵੇਦੀ ਉਸਾਰਨ ਲਈ ਤਰਾਸ਼ੇ ਹੋਏ ਪੱਥਰ ਨਹੀਂ ਵਰਤਣੇ। ਯਹੋਵਾਹ, ਆਪਣੇ ਪਰਮੇਸੁਰ, ਲਈ ਇਸ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਵੋ। 7ਅਤੇ ਇਥੇ ਤੁਹਾਨੂੰ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ, ਆਪਣੇ ਪਰਮੇਸੁਰ, ਸੰਗ ਮਿਲਜੁਲ ਕੇ ਅੰਨ ਦ ਮਾਣੋ। 8ਇਸ ਸਾਰੀ ਬਿਵਸਥਾ ਨੂੰ ਤੁਹਾਡੇ ਦੁਆਰਾ ਸਥਾਪਿਤ ਕੀਤੇ ਹੋਏ ਪੱਥਰਾਂ ਉੱਤੇ ਸਾਫ਼-ਸਾਫ਼ ਲਿਖੋ।”

ਲੋਕ ਕਨੂੰਨ ਦੇ ਸਰਾਪਾਂ ਨੂੰ ਪ੍ਰਵਾਨ ਕਰਦੇ ਸਨ

9ਮੂਸਾ ਅਤੇ ਲੇਵੀ ਜਾਜਕਾ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਸ਼ਾਂਤ ਹੋ ਜਾਵੋ ਅਤੇ ਸੁਣੋ ਇਸਰਾਏਲੀਓ! ਅੱਜ, ਤੁਸੀਂ ਯਹੋਵਾਹ, ਆਪਣੇ ਪਰਮੇਸੁਰ ਦੇ ਲੋਕ ਬਣ ਗਏ ਹੋ। 10ਇਸ ਲਈ ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜੋ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਆਖਦਾ ਹੈ। ਤੁਹਾਨੂੰ ਉਸ ਦੇ ਆਦੇਸ਼ਾਂ ਅਤੇ ਉਸ ਦੇ ਕਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਅੱਜ ਤੁਹਾਨੂੰ ਪ੍ਰਵਾਨ ਕਰ ਰਿਹਾ ਹਾਂ।”

11ਉਸੇ ਦਿਨ ਮੂਸਾ ਨੇ ਲੋਕਾਂ ਨੂੰ ਇਹ ਵੀ ਆਖਿਆ, 12“ਜਦੋਂ ਤੁਸੀਂ ਯਰਦਨ ਨਦੀ ਪਾਰ ਕਰ ਜਾਉ, ਇਹ ਘਰਾਣੇ ਗਰਿੱਜ਼ੀਮ ਪਰਬਤ ਉੱਤੇ ਖਲੋ ਕੇ ਲੋਕਾਂ ਨੂੰ ਅਸੀਸਾ ਪੜ੍ਹ ਕੇ ਸੁਣਾਉਣਗੇ: ਸਿਮਿਓਨ, ਲੇਵੀ, ਯਹੂਦਾਹ, ਯਿੱਸਾਕਾਹ, ਯੂਸੁਫ਼ ਅਤੇ ਬਿਨਯਾਮੀਨ। 13ਅਤੇ ਇਹ ਘਰਾਣੇ ਏਥਾਲ ਪਰਬਤ ਉੱਤੇ ਖਲੋ ਕੇ ਸਰਾਪ ਪੜ੍ਹਨਗੇ: ਰਉਬੇਨ, ਗਾਦ, ਆਸ਼ੇਰ, ਜ਼ਬੂਲੂਨ, ਦਾਨ ਅਤੇ ਨਫ਼ਤਾਲੀ।

14“ਲੇਵੀ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਚੀ ਅਵਾਜ਼ ਵਿੱਚ ਆਖਣਗੇ:

15“ਸਰਾਪੀ ਹੋਵੇ ਉਹ ਬੰਦਾ ਜੋ ਝੂਠਾ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਗੁਪਤ ਸਥਾਨ ਉੱਤੇ ਰੱਖਦਾ ਹੈ। ਇਹ ਝੂਠੇ ਦੇਵਤੇ ਕਾਹੀਗਰ ਦੁਆਰਾ ਬਣਾਈਆਂ ਗਈਆਂ ਸਿਰਫ਼ ਮੂਰਤੀਆਂ ਹੀ ਹਨ। ਯਹੋਵਾਹ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ।”

“ਤਾਂ ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

16“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇੱਜ਼ਤ ਨਹੀਂ ਕਰਦਾ।’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

17“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੇ ਗੁਆਂਢੀ ਦੀ ਜ਼ਮੀਨ ਦੀਆਂ ਰੱਦਾਂ ਦੇ ਪੱਥਰ ਹਟਾਉਂਦਾ ਹੈ।’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

18“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਅੰਨੂੰ ਆਦਮੀ ਨੂੰ ਰਾਹ ਤੋਂ ਭਟਕਾਉਂਦਾ!’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

19“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿੱਧਵਾਦਾਂ ਨਾਲ ਇਨਸਾਫ਼ ਨਹੀਂ ਕਰਦਾ।’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

20“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਜਿਨਮੀ ਸੰਬੰਧ ਰੱਖਦਾ ਹੈ, ਕਿਉਂਕਿ ਉਸ ਨੇ ਉਹੋ ਕੁਝ ਲਿਆ ਜੋ ਸਿਰਫ਼ ਉਸ ਦੇ ਪਿਤਾ ਦਾ ਸੀ।’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

21“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਕਿਸੇ ਵੀ ਜਾਨਵਰ ਨਾਲ ਜਿਨਮੀ ਸੰਬੰਧ ਰੱਖਦਾ ਹੈ।”

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

22“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੀ ਸਕੀ ਜਾਂ ਮੁੜੇਈ ਭੈਣ ਨਾਲ ਜਿਨਮੀ ਸੰਬੰਧ ਰੱਖਦਾ ਹੈ।”

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

23“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਆਪਣੀ ਸੌਂਸ ਨਾਲ ਜਿਨਮੀ ਸੰਬੰਧ ਰੱਖਦਾ ਹੈ।’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

24“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ, ਭਾਵੇਂ ਉਹ ਫ਼ੌਜੀਆ ਨਾ ਜਾਵੇ।’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

25“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਕਿਸੇ ਦੂਸਰੇ ਬੰਦੇ ਦਾ ਕਤਲ ਕਰਨ ਲਈ ਧੋਸੇ ਲੈਂਦਾ ਹੈ।’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

26“ਲੇਵੀ ਆਖਣਗੇ, ‘ਸਰਾਪੀ ਹੋਵੇ ਉਹ ਬੰਦਾ ਜਿਹੜਾ ਇਸ ਕਨੂੰਨ ਉੱਤੇ ਅਟੱਲ ਨਹੀਂ ਰਹਿੰਦਾ ਅਤੇ ਇਸ ਉੱਪਰ ਨਹੀਂ ਚੱਲਦਾ।’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

ਕਨੂੰਨ ਦਾ ਪਾਲਣ ਕਰਨ ਲਈ ਅਸੀਸਾਂ

28 1“ਹੁਣ, ਜੋ ਤੁਸੀਂ ਯਹੋਵਾਹ, ਆਪਣੇ ਪਰਮੇਸੁਰ, ਦੀ ਆਗਿਆ ਮੰਨਣ ਦਾ ਧਿਆਨ ਰੱਖੋਗੇ ਅਤੇ ਉਸ ਦੇ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸੁਰ, ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਸਿਰਮੋਰ ਬਣਾਵੇਗਾ। 2ਜੇ ਤੁਸੀਂ ਯਹੋਵਾਹ, ਆਪਣੇ ਪਰਮੇਸੁਰ, ਨੂੰ ਸੁਣੋ, ਇਹ ਸਾਰੀਆਂ ਆਸੀਸਾਂ ਤੁਹਾਡੇ ਕੋਲ ਆਉਣਗੀਆਂ ਅਤੇ ਤੁਹਾਡੀਆਂ ਹੋ ਜਾਣਗੀਆਂ।

3 “ਤੁਹਾਨੂੰ ਸ਼ਹਿਰ ਵਿੱਚ ਅਤੇ ਖੇਤ ਵਿੱਚ ਅਸੀਸ ਮਿਲੇਗੀ।

4 ਤੁਹਾਨੂੰ ਅਸੀਸ ਮਿਲੇਗੀ ਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ। ਤੁਹਾਡੀ ਧਰਤੀ ਅਸੀਸਮਈ ਹੋਵੇਗੀ ਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀ ਤੁਹਾਡੇ ਜਾਨਵਰ ਬਹੁਤ ਸਾਰੀ ਸੰਤਾਨ ਨਾਲ ਅਸੀਸਮਈ ਹੋਣਗੇ। ਤੁਹਾਡੇ ਪਸ਼ੂ

ਵੱਡਿਆਂ ਨਾਲ ਅਤੇ ਤੁਹਾਡੇ ਇੱਜ਼ਤ ਲੇਲਿਆਂ ਨਾਲ ਅਸੀਸਮਈ ਹੋਣਗੇ।

- 5 ਯਹੋਵਾਹ ਤੁਹਾਡੇ ਟੇਕਰਿਆਂ ਅਤੇ ਭਾਂਡਿਆਂ ਨੂੰ ਅਸੀਸ ਦੇਵੇਗਾ ਅਤੇ ਉਨ੍ਹਾਂ ਨੂੰ ਭੋਜਨ ਨਾਲ ਭਰ ਦੇਵੇਗਾ।
- 6 ਤੁਸੀਂ ਅਸੀਸਮਈ ਹੋਵੋਗੇ ਜਦੋਂ ਤੁਸੀਂ ਜੰਗ ਲਈ ਜਾਵੋਗੇ ਅਤੇ ਜੇਤੂ ਬਣ ਕੇ ਵਾਪਸ ਪਰਤੋਗੇ।

7“ਯਹੋਵਾਹ ਉਨ੍ਹਾਂ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰੇਗਾ ਜਿਹੜੇ ਤੁਹਾਡੇ ਖਿਲਾਫ਼ ਲੜਨ ਲਈ ਆਉਣਗੇ। ਤੁਹਾਡੇ ਦੁਸ਼ਮਣ ਤੁਹਾਡੇ ਵੱਲ ਇੱਕ ਰਸਤੇ ਤੋਂ ਆਉਣਗੇ, ਪਰ ਉਹ ਤੁਹਾਡੇ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਣਗੇ!

8“ਯਹੋਵਾਹ ਤੁਹਾਨੂੰ ਅਸੀਸ ਦੇਵੇਗਾ ਅਤੇ ਤੁਹਾਡੇ ਭੰਡਾਰੇ ਭਰ ਦੇਵੇਗਾ। ਉਹ ਤੁਹਾਡੇ ਕੀਤੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦੇਵੇਗਾ। ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਹੜੀ ਉਹ ਤੁਹਾਨੂੰ ਦੇ ਰਿਹਾ ਹੈ। 9 ਯਹੋਵਾਹ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਵੇਗਾ, ਜਿਹਾ ਕਿ ਉਸ ਨੇ ਇਕਰਾਰ ਕੀਤਾ ਸੀ। ਯਹੋਵਾਹ ਅਜਿਹਾ ਕਰੇਗਾ, ਜੇ ਤੁਸੀਂ ਉਸ ਦੇ ਹੁਕਮਾਂ ਦਾ ਪਾਲਣ ਕਰੋਗੇ ਅਤੇ ਉਹੀ ਕਰੋ ਜੋ ਉਹ ਕਰਨ ਲਈ ਕਹਿੰਦਾ ਹੈ। 10 ਫੇਰ ਉਸ ਧਰਤੀ ਉਤਲੇ ਲੋਕ ਦੇਖਣਗੇ ਕਿ ਤੁਸੀਂ ਯਹੋਵਾਹ ਦੇ ਹੋ ਅਤੇ ਉਹ ਤੁਹਾਡੇ ਪਾਸੋਂ ਡਰਨਗੇ।

11“ਅਤੇ ਯਹੋਵਾਹ ਤੁਹਾਨੂੰ ਬਹੁਤ ਸਾਰੀਆਂ ਨਿਆਮਤਾਂ ਬਖਸ਼ੇਗਾ। ਉਹ ਤੁਹਾਨੂੰ ਬਹੁਤ ਸਾਰੇ ਬੱਚੇ ਬਖਸ਼ੇਗਾ। ਉਹ ਤੁਹਾਡੀਆਂ ਗਾਵਾਂ ਨੂੰ ਬਹੁਤ ਸਾਰੇ ਵੱਡੇ ਦੇਵੇਗਾ। ਉਹ ਤੁਹਾਨੂੰ ਉਸ ਧਰਤੀ ਵਿੱਚ ਚੰਗੀ ਫ਼ਸਲ ਬਖਸ਼ੇਗਾ ਜਿਹੜੀ ਤੁਹਾਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। 12 ਯਹੋਵਾਹ ਆਕਾਸ਼, ਆਪਣੀਆਂ ਅਸੀਸਾਂ ਦੇ ਦਲਾਨ ਨੂੰ ਖੋਲ੍ਹ ਦੇਵੇਗਾ ਅਤੇ ਤੁਹਾਡੀ ਧਰਤੀ ਲਈ ਠੀਕ ਸਮੇਂ ਬਾਰਿਸ਼ ਘੱਲੇਗਾ। ਯਹੋਵਾਹ ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। ਇਸ ਲਈ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ਾ ਦੇਣ ਲਈ ਧੰਨ ਹੋਵੇਗਾ, ਅਤੇ ਤੁਹਾਨੂੰ ਉਨ੍ਹਾਂ ਪਾਸੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। 13 ਯਹੋਵਾਹ ਤੁਹਾਨੂੰ ਸਿਰ ਬਣਾਵੇਗਾ ਪੂਛ ਨਹੀਂ। ਤੁਸੀਂ ਸਭ ਦੇ ਉੱਤੇ ਹੋਵੋਗੇ, ਖੱਲੇ ਨਹੀਂ। ਇਹ ਤਾਂ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਤੁਹਾਨੂੰ ਇਨ੍ਹਾਂ ਹੁਕਮਾਂ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ। 14 ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਬਿਵਸਥਾ ਤੋਂ ਬਚਣਾ ਨਹੀਂ ਚਾਹੀਦਾ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਤੁਹਾਨੂੰ ਨਾ ਤਾਂ ਸੱਜੇ ਅਤੇ ਨਾ ਹੀ ਖੱਬੇ ਮੁੜਨਾ ਚਾਹੀਦਾ ਹੈ। ਤੁਹਾਨੂੰ ਹੋਰਨਾਂ ਦੇਵਤਿਆਂ ਦਾ ਅਨੁਸਰਣ ਅਤੇ ਉਨ੍ਹਾਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।

ਕਨੂੰਨ ਨੂੰ ਨਾ ਮੰਨਣ ਦੇ ਸਰਾਪ

- 15“ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਬੁਰੀਆਂ ਗੱਲਾਂ ਵਾਪਰਨਗੀਆਂ:
- 16 “ਤੁਹਾਨੂੰ ਸ਼ਹਿਰ ਵਿੱਚ ਅਤੇ ਖੇਤਾਂ ਵਿੱਚ ਸਰਾਪ ਮਿਲੇਗਾ।
- 17 ਤੁਹਾਡੇ ਟੇਕਰਿਆਂ ਅਤੇ ਭਾਂਡਿਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਵਿੱਚ ਕੋਈ ਭੋਜਨ ਨਹੀਂ ਹੋਵੇਗਾ।

18 ਤੁਸੀਂ ਸਰਾਪੇ ਜਾਵੋਗੇ ਅਤੇ ਤੁਹਾਡੇ ਬਹੁਤ ਬੱਚੇ ਨਹੀਂ ਹੋਣਗੇ। ਤੁਹਾਡੀ ਧਰਤੀ ਨੂੰ ਸਰਾਪ ਮਿਲੇਗਾ ਅਤੇ ਤੁਹਾਨੂੰ ਚੰਗੀ ਫ਼ਸਲ ਪ੍ਰਾਪਤ ਨਹੀਂ ਹੋਵੇਗੀ। ਤੁਹਾਡੇ ਪਸ਼ੂਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਦੇ ਬਹੁਤ ਸਾਰੇ ਬੱਚੇ ਨਹੀਂ ਹੋਣਗੇ। ਤੁਹਾਡੇ ਸਾਰੇ ਵੱਡਿਆਂ ਅਤੇ ਲੇਲਿਆਂ ਨੂੰ ਸਰਾਪ ਮਿਲੇਗਾ।

19 ਤੁਸੀਂ ਸਰਾਪੇ ਜਾਵੋਗੇ ਜਦੋਂ ਤੁਸੀਂ ਜੰਗ ਲਈ ਜਾਵੋਗੇ ਅਤੇ ਤੁਸੀਂ ਹਾਰੇ ਹੋਏ ਵਾਪਸ ਪਰਤੋਗੇ।

20“ਜੇ ਤੁਸੀਂ ਕੁਝ ਵੀ ਬੁਰਾ ਕਰਦੇ ਹੋ ਅਤੇ ਯਹੋਵਾਹ ਤੋਂ ਮੁਖ ਮੋੜ ਲੈਂਦੇ ਹੋ, ਉਹ ਤੁਹਾਡੇ ਉੱਤੇ ਆਫ਼ ਤਾਂ ਲਿਆਵੇਗਾ। ਤੁਸੀਂ ਆਪਣੇ ਕੀਤੇ ਹਰ ਕੰਮ ਵਿੱਚ ਨਿਰਾਸ਼ਾ ਅਤੇ ਮੁਸ਼ਿਕਲਾਂ ਦਾ ਸਾਹਮਣਾ ਕਰੋਗੇ। ਉਹ, ਅਜਿਹਾ ਓਨਾ ਚਿਰ ਤੱਕ ਕਰਦਾ ਰਹੇਗਾ ਜਦੋਂ ਤੱਕ ਕਿ ਤੁਸੀਂ ਆਪਣੀਆਂ ਬਦ ਕਰਨੀਆਂ ਕਾਰਣ ਤਬਾਹ ਨਹੀਂ ਹੋ ਜਾਂਦੇ। 21 ਯਹੋਵਾਹ ਤੁਹਾਨੂੰ ਭਿਆਨਕ ਬਿਮਾਰੀਆਂ ਵਿੱਚ ਗਰਕ ਕਰ ਦੇਵੇਗਾ ਜਦੋਂ ਤੱਕ ਕਿ ਤੁਸੀਂ ਖਤਮ ਨਹੀਂ ਹੋ ਜਾਂਦੇ-ਉਸ ਧਰਤੀ ਉੱਤੇ ਤਬਾਹ ਨਹੀਂ ਹੋ ਜਾਂਦੇ ਜਿਸ ਨੂੰ ਤੁਸੀਂ ਹਾਸਲ ਕਰਨ ਜਾ ਰਹੇ ਹੋ। 22 ਯਹੋਵਾਹ ਤੁਹਾਨੂੰ ਬਿਮਾਰੀ, ਬੁਖਾਰ ਅਤੇ ਮਹਾਂਮਾਰੀ ਨਾਲ ਸਜ਼ਾ ਦੇਵੇਗਾ। ਯਹੋਵਾਹ ਭਿਆਨਕ ਗਰਮੀ ਅਤੇ ਸੋਕਾ ਭੇਜੇਗਾ। ਤੁਹਾਡੀਆਂ ਫ਼ਸਲਾਂ ਗਰਮੀ ਅਤੇ ਬਿਮਾਰੀ ਕਾਰਣ ਮਰ ਜਾਣਗੀਆਂ। ਇਹ ਸਭ ਕੁਝ ਤੁਹਾਡੇ ਤਬਾਹ ਹੋਣ ਤੀਕ ਵਾਪਰਦਾ ਰਹੇਗਾ। 23 ਤੁਹਾਡੇ ਉੱਪਰ ਆਕਾਸ਼ ਪਾਲਿਸ਼ ਕੀਤੇ ਪਿੱਤਲ ਵਰਗਾ ਹੋਵੇਗਾ ਅਤੇ ਤੁਹਾਡੇ ਪੈਰਾਂ ਹੇਠਾਂ ਦੀ ਜ਼ਮੀਨ ਲੋਹੇ ਜਿੰਨੀ ਸਖਤ ਹੋਵੇਗੀ। 24 ਯਹੋਵਾਹ ਬਾਰਿਸ਼ ਨਹੀਂ ਭੇਜੇਗਾ-ਆਕਾਸ਼ ਵਿੱਚੋਂ ਸਿਰਫ਼ ਰੇਤ ਅਤੇ ਮਿੱਟੀ ਹੀ ਕਿਰੇਗੀ। ਇਹ ਓਨਾ ਚਿਰ ਤੁਹਾਡੇ ਉੱਤੇ ਡਿੱਗਦੀ ਰਹੇਗੀ ਜਿੰਨਾ ਚਿਰ ਤੱਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ।

25“ਯਹੋਵਾਹ ਤੁਹਾਡੇ ਦੁਸ਼ਮਣਾਂ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਗੇ। ਜਿਹੜੀਆਂ ਸਾਰੀਆਂ ਬੁਰੀਆਂ ਘਟਨਾਵਾਂ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ। 26 ਤੁਹਾਡੀਆਂ ਲਾਸ਼ਾ ਜੰਗਲੀ ਜਾਨਵਰਾਂ ਅਤੇ ਪੰਛੀਆਂ ਦਾ ਭੋਜਨ ਬਣਨਗੀਆਂ। ਉਨ੍ਹਾਂ ਨੂੰ ਤੁਹਾਡੀਆਂ ਲਾਸ਼ਾਂ ਤੋਂ ਹਟਾਉਣ ਵਾਲਾ ਕੋਈ ਨਹੀਂ ਹੋਵੇਗਾ।

27“ਯਹੋਵਾਹ ਤੁਹਾਨੂੰ ਫ਼ੋੜਿਆਂ ਨਾਲ ਸਜ਼ਾ ਦੇਵੇਗਾ ਜਿਵੇਂ ਉਸ ਨੇ ਮਿਸਰੀਆਂ ਨੂੰ ਦਿੱਤੀ ਸੀ। ਉਹ ਤੁਹਾਨੂੰ ਰਸੋਲੀਆਂ, ਰਿਸਣ ਵਾਲੇ ਜ਼ਖਮਾਂ ਅਤੇ ਲਾਇਲਾਜ ਖੁਜਲੀ ਨਾਲ ਸਜ਼ਾ ਦੇਵੇਗਾ। 28 ਯਹੋਵਾਹ ਤੁਹਾਨੂੰ ਪਾਗਲਪਨ ਦੀ ਸਜ਼ਾ ਦੇਵੇਗਾ। ਉਹ ਤੁਹਾਨੂੰ ਅੰਨੂ ਅਤੇ ਬੇਸਮਝ ਬਣਾ ਦੇਵੇਗਾ। 29 ਦਿਨ ਵੇਲੇ, ਤੁਸੀਂ ਹਨੇਰੇ ਵਿੱਚ ਅੰਨੂ ਆਦਮੀ ਵਾਂਗ ਰਸਤਾ ਲੱਭੋਗੇ। ਤੁਸੀਂ ਆਪਣੇ ਕੀਤੇ ਹਰ ਕੰਮ ਵਿੱਚ ਸਫ਼ਲ ਨਹੀਂ ਹੋਵੋਗੇ। ਬਾਰ-ਬਾਰ ਲੋਕ ਤੁਹਾਨੂੰ ਦੁੱਖ ਦੇਣਗੇ ਅਤੇ ਤੁਹਾਡੀਆਂ ਚੀਜ਼ਾਂ ਚੁਰਾਉਣਗੇ। ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

30“ਤੁਸੀਂ ਕਿਸੇ ਇੱਕ ਔਰਤ ਨਾਲ ਮੰਗੇ ਹੋਏ ਹੋਵੋਗੇ ਪਰ ਕੋਈ ਹੋਰ ਬੰਦਾ ਉਸ ਨਾਲ ਜਿਨਸੀ ਸੰਬੰਧ ਰੱਖਦਾ ਹੋਵੇਗਾ। ਤੁਸੀਂ ਮਕਾਨ ਬਣਾਵੋਗੇ ਪਰ ਤੁਸੀਂ ਉਸ ਵਿੱਚ ਰਹੋਗੇ ਨਹੀਂ। ਤੁਸੀਂ ਅੰਗੂਰਾਂ ਦਾ ਬਾਗ ਲਾਵੋਗੇ ਪਰ ਤੁਹਾਨੂੰ ਇਸ ਤੋਂ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ।

31 ਲੋਕ ਤੁਹਾਡੇ ਬਲਦ ਨੂੰ ਤੁਹਾਡੀਆਂ ਅੱਖਾਂ ਸਾਹਮਣੇ ਜ਼ਿਬਾਹ ਕਰਨਗੇ। ਪਰ ਤੁਸੀਂ ਕੋਈ ਮਾਸ ਨਹੀਂ ਖਾਵੋਗੇ। ਲੋਕ ਤੁਹਾਡੇ ਖੇਤੇ ਲੈ ਜਾਣਗੇ ਅਤੇ ਉਹ ਤੁਹਾਨੂੰ ਵਾਪਸ ਨਹੀਂ ਮੋੜਨਗੇ। ਤੁਹਾਡੇ ਦੁਸ਼ਮਣ ਤੁਹਾਡੀਆਂ ਭੇਡਾਂ ਲੈ ਜਾਣਗੇ ਅਤੇ ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

32 “ਰੋਹਨਾਂ ਲੋਕਾਂ ਨੂੰ ਤੁਹਾਡੇ ਧੀਆਂ-ਪੁੱਤਰਾਂ ਨੂੰ ਲੈ ਜਾਣ ਦੀ ਇਜਾਜ਼ਤ ਹੋਵੇਗੀ। ਹਰ ਰੋਜ਼ ਤੁਸੀਂ ਆਪਣੇ ਬੱਚਿਆਂ ਦੀ ਤਲਾਸ਼ ਕਰੋਗੇ। ਤੁਸੀਂ ਸਾਰਾ ਦਿਨ ਉਨ੍ਹਾਂ ਦੀ ਤਲਾਸ਼ ਕਰੋਗੇ, ਜਦੋਂ ਤੱਕ ਤੁਹਾਡੀਆਂ ਅੱਖਾਂ ਕਮਜ਼ੋਰ ਨਹੀਂ ਹੋ ਜਾਂਦੀਆਂ, ਪਰ ਤੁਸੀਂ ਕੁਝ ਨਹੀਂ ਕਰ ਸਕੋਗੇ।

33 “ਉਹ ਕੌਮ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ, ਤੁਹਾਡੀ ਸਾਰੀ ਕਮਾਈ ਅਤੇ ਤੁਹਾਡੀਆਂ ਫ਼ਸਲਾਂ ਰੜੱਖ ਕਰ ਲਵੇਗੀ। ਤੁਹਾਡੇ ਨਾਲ ਸਾਰੀ ਜ਼ਿੰਦਗੀ ਬਦਸਲੂਕੀ ਹੋਵੇਗੀ ਅਤੇ ਤੁਹਾਨੂੰ ਗਾਲ਼ਾਂ ਮਿਲਣਗੀਆਂ। **34** ਜਿਹੜੀਆਂ ਚੀਜ਼ਾਂ ਤੁਸੀਂ ਦੇਖੋਗੇ, ਤੁਹਾਨੂੰ ਪਾਗਲ ਬਣਾ ਦੇਣਗੀਆਂ। **35** ਯਹੋਵਾਹ ਤੁਹਾਨੂੰ ਲਾਇਲਾਜ ਰਿਸਦੇ ਫ਼ੌੜਿਆਂ ਨਾਲ ਸਜ਼ਾ ਦੇਵੇਗਾ। ਇਹ ਫ਼ੌੜੇ ਤੁਹਾਡੇ ਗੋਡਿਆਂ ਅਤੇ ਲੱਤਾਂ ਉੱਤੇ ਹੋਣਗੇ। ਇਹ ਫ਼ੌੜੇ ਤੁਹਾਡੇ ਜਿਸਮ ਦੇ ਸਾਰੇ ਹਿੱਸਿਆਂ ਉੱਤੇ ਹੋਣਗੇ-ਤੁਹਾਡੇ ਪੈਰਾਂ ਦੀਆਂ ਤਲੀਆਂ ਤੋਂ ਲੈ ਕੇ ਤੁਹਾਡੇ ਸਿਰ ਦੀ ਟੀਸੀ ਤੱਕ।

36 “ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਚੁਣੇ ਕਿਸੇ ਅਜਿਹੇ ਦੇਸ ਵਿੱਚ ਭੇਜ ਦੇਵੇਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਅਤੇ ਤੁਹਾਡੇ ਪੁਰਖਿਆਂ ਨੇ ਕਦੇ ਵੀ ਦੇਸ ਨੂੰ ਨਹੀਂ ਵੇਖਿਆ ਸੀ। ਓਥੇ ਤੁਸੀਂ ਲੱਕੜ ਅਤੇ ਪੱਥਰ ਤੋਂ ਬਣੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੋਗੇ। **37** ਉਨ੍ਹਾਂ ਦੇਸ਼ਾਂ ਵਿੱਚ, ਜਿੱਥੇ ਯਹੋਵਾਹ ਤੁਹਾਨੂੰ ਭੇਜੇਗਾ, ਲੋਕ ਤੁਹਾਡੇ ਉੱਤੇ ਡਿੱਗਦੀਆਂ ਆਫ਼ਤਾਂ ਤੋਂ ਹੈਰਾਨ ਹੋ ਜਾਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਤੁਹਾਡੇ ਬਾਰੇ ਬੁਰਾ ਬੋਲਣਗੇ।

ਅਸਫ਼ਲਤਾ ਦਾ ਸਰਾਪ

38 “ਤੁਸੀਂ ਆਪਣੇ ਖੇਤਾਂ ਵਿੱਚ ਕਿੰਨੇ ਹੀ ਬੀਜ ਬੀਜੋਗੇ, ਪਰ ਤੁਹਾਡੀ ਫ਼ਸਲ ਬਹੁਤ ਥੋੜੀ ਜਿਹੀ ਹੋਵੇਗੀ। ਕਿਉਂਕਿ ਕੀੜੇ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣਗੇ। **39** ਤੁਸੀਂ ਅੰਗੂਰਾ ਦੇ ਖੇਤ ਉਗਾਉਂਦੇ ਅਤੇ ਉਨ੍ਹਾਂ ਉੱਤੇ ਸਖਤ ਮਿਹਨਤ ਕਰੋਗੇ, ਪਰ ਇਸ ਵਿੱਚੋਂ ਅੰਗੂਰ ਜਾਂ ਮੈਅ ਹਾਸਲ ਨਹੀਂ ਕਰ ਸਕੋਗੇ। ਕਿਉਂਕਿ ਅੰਗੂਰਾਂ ਨੂੰ ਕੀੜੇ ਖਾ ਜਾਣਗੇ। **40** ਤੁਹਾਡੇ ਕੋਲ ਆਪਣੀ ਧਰਤੀ ਉੱਤੇ ਹਰ ਥਾਂ ਜ਼ੈਤੂਨ ਦੇ ਰੁੱਖ ਹੋਣਗੇ, ਪਰ ਤੁਸੀਂ ਤੇਲ ਨੂੰ ਇਸਤੇਮਾਲ ਨਹੀਂ ਕਰ ਸਕੋਗੇ। ਕਿਉਂਕਿ ਜ਼ੈਤੂਨ ਧਰਤੀ ਉੱਤੇ ਡਿੱਗ ਕੇ ਸੜ ਜਾਣਗੇ। **41** ਤੁਹਾਡੇ ਧੀਆਂ-ਪੁੱਤਰ ਹੋਣਗੇ। ਪਰ ਤੁਸੀਂ ਉਨ੍ਹਾਂ ਨੂੰ ਰੱਖ ਨਹੀਂ ਸਕੋਗੇ। ਕਿਉਂਕਿ ਉਹ ਫ਼ੜ ਲਈ ਜਾਣਗੇ ਅਤੇ ਦੂਰ ਲਿਜਾਏ ਜਾਣਗੇ। **42** ਟਿੱਡੇ ਤੁਹਾਡੇ ਖੇਤਾਂ ਦੀਆਂ ਸਾਰੀਆਂ ਫ਼ਸਲਾਂ ਅਤੇ ਸਾਰੇ ਰੁੱਖਾਂ ਨੂੰ ਤਬਾਹ ਕਰ ਦੇਣਗੇ। **43-44** ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਹੋਰ ਤਾਕਤ ਹਾਸਲ ਕਰਦੇ ਜਾਣਗੇ ਅਤੇ ਤੁਸੀਂ ਆਪਣੀ ਸ਼ਕਤੀ ਗੁਆ ਲਵੋਗੇ। ਉਨ੍ਹਾਂ ਕੋਲ ਤੁਹਾਨੂੰ ਉਧਾਰ ਦੇਣ ਲਈ ਧੰਨ ਹੋਵੇਗਾ, ਪਰ ਤੁਹਾਡੇ ਕੋਲ ਉਨ੍ਹਾਂ ਨੂੰ ਉਧਾਰ ਦੇਣ ਲਈ ਧੰਨ ਨਹੀਂ ਹੋਵੇਗਾ। ਉਹ ਤੁਹਾਡੇ ਉੱਤੇ ਇੱਝ, ਰਾਜ ਕਰਨਗੇ ਜਿਵੇਂ ਸਿਰ ਜਿਸਮ ਉੱਤੇ ਸ਼ਾਸਨ ਕਰਦਾ। ਤੁਸੀਂ ਪੂਛ ਦੀ ਤਰ੍ਹਾਂ ਹੋਵੋਗੇ।

45 “ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਇਹ ਤੁਹਾਡਾ ਪਿੱਛਾ ਕਰਦੇ ਰਹਿਣਗੇ ਅਤੇ ਤੁਹਾਨੂੰ ਫ਼ੜਦੇ ਰਹਿਣਗੇ ਜਦੋਂ ਤੀਕ

ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਖੀਆਂ ਸਨ। ਤੁਸੀਂ ਉਨ੍ਹਾਂ ਆਦੇਸ਼ਾਂ ਅਤੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਸਨ। **46** ਇਹ ਸਰਾਪ ਲੋਕਾਂ ਨੂੰ ਇਹ ਵਿਖਾਉਣਗੇ ਕਿ ਪਰਮੇਸ਼ੁਰ ਨੇ ਤੁਹਾਡੇ ਬਾਰੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਬਾਰੇ ਹਮੇਸ਼ਾ ਲਈ ਨਿਆਂ ਕੀਤਾ। ਲੋਕੀ ਤੁਹਾਡੇ ਨਾਲ ਵਾਪਰੀਆਂ ਇਨ੍ਹਾਂ ਭਿਆਨਕ ਘਟਨਾਵਾਂ ਉੱਤੇ ਹੈਰਾਨ ਹੋਣਗੇ।

47 “ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਨੇਕਾਂ ਅਸੀਸਾਂ ਦਿੱਤੀਆਂ, ਪਰ ਤੁਸੀਂ ਅਨੰਦ ਅਤੇ ਖੁਸ਼ਦਿਲੀ ਨਾਲ ਉਸ ਦੀ ਸੇਵਾ ਨਹੀਂ ਕੀਤੀ। **48** ਇਸ ਲਈ ਤੁਸੀਂ ਆਪਣੇ ਦੁਸ਼ਮਣਾਂ ਦੀ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।

ਦੁਸ਼ਮਣ ਕੌਮ ਦਾ ਸਰਾਪ

49 “ਯਹੋਵਾਹ ਤੁਹਾਡੇ ਖਿਲਾਫ਼ ਲੜਨ ਲਈ ਦੂਰ ਦੁਰਾਡਿਉਂ ਇੱਕ ਕੌਮ ਲਿਆਵੇਗਾ। ਤੁਸੀਂ ਉਨ੍ਹਾਂ ਦੀ ਬੋਲੀ ਨਹੀਂ ਸਮਝੋਗੇ। ਉਹ ਤੁਹਾਡੇ ਉੱਪਰ ਇੱਕ ਉਕਾਫ਼ ਵਾਂਗ ਵਾਰ ਕਰਨਗੇ। **50** ਉਹ ਲੋਕ ਬਹੁਤ ਜ਼ਾਲਮ ਹੋਣਗੇ। ਉਹ ਬਿਰਧ ਲੋਕਾਂ ਦੀ ਪਰਵਾਹ ਨਹੀਂ ਕਰਨਗੇ ਅਤੇ ਉਹ ਜਵਾਨ ਲੋਕਾਂ ਲਈ ਮਿਹਰਬਾਨ ਨਹੀਂ ਹੋਣਗੇ। **51** ਉਹ ਤੁਹਾਡੇ ਪਸ਼ੂ ਅਤੇ ਤੁਹਾਡਾ ਉਹ ਭੋਜਨ ਲੈ ਜਾਣਗੇ ਜਿਹੜਾ ਤੁਸੀਂ ਉਗਾਉਂਦੇ ਹੋ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ। ਉਹ ਤੁਹਾਡੇ ਲਈ ਕੋਈ ਅਨਾਜ, ਮੈਅ, ਤੇਲ, ਪਸ਼ੂ, ਭੇਡਾਂ ਜਾਂ ਬੱਕਰੀਆਂ ਨਹੀਂ ਛੱਡਣਗੇ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ।

52 “ਉਹ ਕੌਮ ਤੁਹਾਡੇ ਸ਼ਹਿਰਾਂ ਦੁਆਲੇ ਘੇਰਾ ਪਾ ਲਵੇਗੀ ਅਤੇ ਹਮਲਾ ਕਰੇਗੀ। ਤੁਸੀਂ ਸੋਚਦੇ ਹੋ ਕਿ ਤੁਹਾਡੇ ਸ਼ਹਿਰਾਂ ਦੁਆਲੇ ਦੀਆਂ ਲੰਮੀਆਂ ਮਜ਼ਬੂਤ ਕੰਧਾਂ ਤੁਹਾਡੀ ਰੱਖਿਆ ਕਰਨਗੀਆਂ। ਪਰ ਉਹ ਕੰਧਾ ਢਹਿ-ਢੇਰੀ ਹੋ ਜਾਣਗੀਆਂ। ਦੁਸ਼ਮਣ ਉਸ ਧਰਤੀ ਵਿੱਚ ਹਰ ਥਾਂ, ਤੁਹਾਡੇ ਸ਼ਹਿਰਾ ਸਮੇਤ, ਨੂੰ ਘੇਰ ਲਵੇਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। **53** ਤੁਸੀਂ ਬਹੁਤ ਦੁੱਖ ਭੋਗੋਗੇ। ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰ ਲੈਣਗੇ। ਉਹ ਤੁਹਾਨੂੰ ਕੋਈ ਭੋਜਨ ਨਹੀਂ ਲੈਣ ਦੇਵੇਗਾ। ਤੁਸੀਂ ਭੁੱਖੇ ਹੀ ਮਰ ਜਾਵੋਗੇ। ਤੁਸੀਂ ਇੰਨੇ ਭੁੱਖੇ ਹੋਵੋਗੇ ਕਿ ਤੁਸੀਂ ਆਪਣੇ ਹੀ ਧੀਆਂ-ਪੁੱਤਰਾਂ ਨੂੰ ਖਾ ਲਵੋਗੇ-ਤੁਸੀਂ ਉਨ੍ਹਾਂ ਬੱਚਿਆਂ ਦੇ ਸਰੀਰ ਖਾਵੋਗੇ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ।

54 “ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਸਿਆਣਾ ਬੰਦਾ ਵੀ ਜ਼ਾਲਮ ਬਣ ਜਾਵੇਗਾ। ਉਹ ਆਪਣੇ ਰਿਸ਼ਤੇਦਾਰਾਂ, ਆਪਣੀ ਪਤਨੀ ਲਈ ਜਿਸ ਨੂੰ ਉਹ ਪਿਆਰ ਕਰਦਾ ਅਤੇ ਆਪਣੇ ਬੱਚਿਆਂ ਲਈ ਜੋ ਹਾਲੇ ਜੀਉਂਦੇ ਹਨ, ਖੁਦਗਰਜ਼ ਹੋਵੇਗਾ। **55** ਉਥੇ ਉਸ ਦੇ ਖਾਣ ਲਈ ਕੁਝ ਨਹੀਂ ਬਚੇਗਾ, ਕਿਉਂਕਿ ਤੁਹਾਡੇ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਨਗੇ ਅਤੇ ਤੁਹਾਨੂੰ ਕਸ਼ਟ ਦੇਣ ਲਈ ਆਉਣਗੇ, ਇਸ ਲਈ ਉਹ ਆਪਣੇ ਹੀ ਬੱਚਿਆਂ ਨੂੰ ਖਾਵੇਗਾ ਅਤੇ ਉਹ ਇਸ ਮਾਸ ਨੂੰ ਕਿਸੇ ਹੋਰ ਨਾਲ ਸਾਂਝਾ ਨਹੀਂ ਕਰੇਗਾ।

56 “ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਚੰਗੀ ਔਰਤ ਵੀ ਜ਼ਾਲਮ ਬਣ ਜਾਵੇਗੀ। ਹੋ ਸਕਦਾ ਹੈ ਕਿ ਉਹ ਇੰਨੀ ਚੰਗੀ ਅਤੇ

ਨਾਸ਼ਕ ਹੋਵੇ ਕਿ ਉਸ ਨੇ ਕਿਧਰੇ ਜਾਣ ਲਈ ਧਰਤੀ ਉੱਤੇ ਆਪਣਾ ਪੈਰ ਵੀ ਨਾ ਪਾਇਆ ਹੋਵੇ। ਪਰ ਉਹ ਇੰਨੀ ਖੁਦਗਰਜ਼ ਹੋ ਜਾਵੇਗੀ ਕਿ ਉਹ ਆਪਣੇ ਪਤੀ ਨਾਲ ਜਿਸ ਨੂੰ ਉਹ ਅਤੇ ਉਸ ਦੇ ਆਪਣੇ ਪੁੱਤ ਅਤੇ ਧੀ ਨਾਲ ਖਿਆਰ ਕਰਦੀ ਹੈ ਭੈਜਨ ਸਾਂਝਾ ਨਹੀਂ ਕਰੇਗੀ। 57 ਉਹ ਆਪਣੇ ਪੈਦਾ ਕੀਤੇ ਹੋਏ ਜੁਆਕ ਨੂੰ ਅਤੇ ਜੁਆਕ ਨਾਲ ਨਿਕਲੇ ਹੋਏ ਸਾਰੇ ਪਦਾਰਥ ਨੂੰ ਉਨ੍ਹਾਂ ਨਾਲ ਸਾਂਝਾ ਨਹੀਂ ਕਰੇਗੀ। ਇਹ ਸਾਰੀਆਂ ਬੁਰੀਆਂ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਦੁਸ਼ਮਣ ਤੁਹਾਡੇ ਸ਼ਰਿਰਾਂ ਨੂੰ ਘੇਰਾ ਪਾਉਣ ਆ ਜਾਵੇਗਾ ਅਤੇ ਤੁਹਾਨੂੰ ਦੁੱਖ ਦੇਵੇਗਾ।

58 “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾਂ ਅਤੇ ਸਿੱਖਿਆਵਾਂ ਨੂੰ ਮੰਨਣਾ ਚਾਹੀਦਾ ਹੈ ਜੋ ਇਸ ਕਿਤਾਬ ਵਿੱਚ ਲਿਖੀਆਂ ਹੋਈਆਂ ਹਨ। ਅਤੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਸ਼ਾਨਦਾਰ ਅਤੇ ਭੈਭੀਤ ਕਰਨ ਵਾਲੇ ਨਾਮ ਦਾ ਆਦਰ ਕਰਨਾ ਚਾਹੀਦਾ ਹੈ। ਜੇ ਤੁਸੀਂ ਨਹੀਂ ਮੰਨੋਗੇ, ਤਾਂ 59 ਯਹੋਵਾਹ ਤੁਹਾਨੂੰ ਅਤੇ ਤੁਹਾਡੇ ਉੱਤਰਾਧਿਕਾਰੀਆਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦੇਵੇਗਾ। ਤੁਹਾਡੀਆਂ ਮੁਸੀਬਤਾਂ ਅਤੇ ਬਿਮਾਰੀਆਂ ਬਹੁਤ ਭਿਆਨਕ ਹੋਣਗੀਆਂ। 60 ਤੁਸੀਂ ਮਿਸਰ ਵਿੱਚ ਬਹੁਤ ਮੁਸੀਬਤਾਂ ਅਤੇ ਬਿਮਾਰੀਆਂ ਦੇਖੀਆਂ ਸਨ ਅਤੇ ਉਨ੍ਹਾਂ ਨੇ ਤੁਹਾਨੂੰ ਭੈਭੀਤ ਕਰ ਦਿੱਤਾ ਸੀ। ਯਹੋਵਾਹ ਉਹ ਸਾਰੀਆਂ ਬੁਰੀਆਂ ਗੱਲਾਂ ਤੁਹਾਡੇ ਖਿਲਾਫ਼ ਲਿਆਵੇਗਾ। 61 ਯਹੋਵਾਹ ਤਾਂ ਉਹ ਮੁਸੀਬਤਾਂ ਅਤੇ ਬਿਮਾਰੀਆਂ ਵੀ ਲਿਆਵੇਗਾ ਜਿਨ੍ਹਾਂ ਦਾ **ਬਿਵਸਥਾ ਦੀ ਪੋਥੀ** ਵਿੱਚ ਜ਼ਿਕਰ ਵੀ ਨਹੀਂ ਹੈ। ਉਹ ਅਜਿਹਾ ਉਦੋਂ ਤੱਕ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਤੁਸੀਂ ਪੂਰੀ ਤਰ੍ਹਾਂ ਤਬਾਹ ਨਹੀਂ ਹੋ ਜਾਂਦੇ। 62 ਭਾਵੇਂ ਤੁਹਾਡੇ ਲੋਕ ਇੰਨੇ ਹੋਣ ਜਿੰਨੇ ਆਕਾਸ਼ ਵਿੱਚ ਤਾਰੇ ਹਨ। ਪਰ ਤੁਹਾਡੇ ਵਿੱਚੋਂ ਸਿਰਫ਼ ਕੁਝ ਹੀ ਬਚਣਗੇ ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਧਿਆਨ ਨਹੀਂ ਦਿੱਤਾ।

63 “ਯਹੋਵਾਹ ਤੁਹਾਡੇ ਉੱਪਰ ਨੇਕੀ ਕਰਕੇ ਅਤੇ ਤੁਹਾਡੀ ਕੌਮ ਵਿੱਚ ਵਾਧਾ ਕਰਕੇ ਪ੍ਰਸੰਨ ਸੀ। ਇਸੇ ਤਰ੍ਹਾਂ ਯਹੋਵਾਹ ਤੁਹਾਨੂੰ ਤਬਾਹ ਅਤੇ ਬਰਬਾਦ ਕਰਕੇ ਪ੍ਰਸੰਨ ਹੋਵੇਗਾ। ਤੁਸੀਂ ਉਹ ਧਰਤੀ ਆਪਣੀ ਬਣਾਉਣ ਜਾ ਰਹੇ ਹੋ। ਪਰ ਲੋਕ ਤੁਹਾਨੂੰ ਉਸ ਧਰਤੀ ਵਿੱਚੋਂ ਕੱਢ ਦੇਣਗੇ। 64 ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੋਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।

65 “ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫਿਕਰਾਂ ਨਾਲ ਭਰ ਦੇਵੇਗਾ। ਤੁਹਾਡੀਆਂ ਅੱਖਾਂ ਥੱਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਗੇ। 66 ਤੁਸੀਂ ਖਤਰਿਆਂ ਵਿੱਚ ਜੀਵੋਗੇ ਅਤੇ ਹਮੇਸ਼ਾ ਭੈਭੀਤ ਰਹੋਗੇ। ਤੁਸੀਂ ਰਾਤ-ਦਿਨ ਭੈਭੀਤ ਰਹੋਗੇ। ਤੁਹਾਨੂੰ ਕਦੇ ਵੀ ਆਪਣਾ ਜੀਵਨ ਸੁਰੱਖਿਅਤ ਨਹੀਂ ਲੱਗੇਗਾ। 67 ਸਵੇਰ ਵੇਲੇ ਤੁਸੀਂ ਆਖੋਗੇ, ‘ਕਾਸ਼ ਕਿ ਇਹ ਸ਼ਾਮ ਹੁੰਦੀ।’ ਅਤੇ ਸ਼ਾਮ ਵੇਲੇ ਤੁਸੀਂ ਆਖੋਗੇ, ‘ਕਾਸ਼ ਕਿ ਇਹ ਸਵੇਰ ਹੁੰਦੀ।’ ਉਸ ਡਰ ਕਾਰਣ ਜਿਹੜਾ ਤੁਹਾਡੇ ਦਿਲ ਵਿੱਚ ਹੋਵੇਗਾ, ਅਤੇ ਉਨ੍ਹਾਂ ਬੁਰੀਆਂ ਗੱਲਾਂ ਕਾਰਣ ਜਿਨ੍ਹਾਂ ਨੂੰ ਤੁਸੀਂ ਦੇਖੋਗੇ। 68 ਯਹੋਵਾਹ ਤੁਹਾਨੂੰ ਜਹਾਜ਼ ਵਿੱਚ ਮਿਸਰ ਵਾਪਸ ਭੇਜੇਗਾ। ਮੈਂ ਆਖਿਆ ਸੀ ਕਿ ਤੁਹਾਨੂੰ ਫੇਰ ਕਦੇ ਵੀ ਉਸ ਥਾਂ ਨਹੀਂ ਜਾਣਾ ਪਵੇਗਾ, ਪਰ ਯਹੋਵਾਹ ਤੁਹਾਨੂੰ ਉਥੇ ਭੇਜੇਗਾ। ਮਿਸਰ ਵਿੱਚ ਤੁਸੀਂ ਆਪਣੇ-ਆਪ ਨੂੰ ਦੁਸ਼ਮਣਾਂ

ਅੱਗੇ ਗੁਲਾਮਾ ਵਾਂਗ ਵੇਚਣ ਦੀ ਕੋਸ਼ਿਸ਼ ਕਰੋਗੇ, ਪਰ ਕੋਈ ਵੀ ਬੰਦਾ ਤੁਹਾਨੂੰ ਨਹੀਂ ਖਰੀਦੇਗਾ।”

ਮੋਆਬ ਵਿੱਚ ਇਕਰਾਰਨਾਮਾ

29 1 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਹੇਰੋਬ ਪਰਬਤ ਵਿਖੇ ਇੱਕ ਇਕਰਾਰਨਾਮਾ ਕੀਤਾ ਸੀ। ਉਸ ਇਕਰਾਰਨਾਮੇ ਤੋਂ ਇਲਾਵਾ, ਯਹੋਵਾਹ ਨੇ ਮੂਸਾ ਨੂੰ ਉਨ੍ਹਾਂ ਨਾਲ ਇੱਕ ਹੋਰ ਇਕਰਾਰਨਾਮਾ ਕਰਨ ਦਾ ਆਦੇਸ਼ ਵੀ ਦਿੱਤਾ ਜਦੋਂ ਉਹ ਮੋਆਬ ਵਿਖੇ ਸਨ। ਉਹ ਇਕਰਾਰਨਾਮਾ ਇਹ ਹੈ।

2 ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਉਹ ਸਭ ਕੁਝ ਵੇਖਿਆ ਜੋ ਮਿਸਰ ਦੀ ਧਰਤੀ ਵਿੱਚ ਵਾਪਰਿਆ। ਤੁਸੀਂ ਉਹ ਸਭ ਵੇਖਿਆ ਜੋ ਯਹੋਵਾਹ ਨੇ ਫ਼ਿਰਉਨ, ਫ਼ਿਰਉਨ ਦੇ ਅਧਿਕਾਰੀਆਂ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤਾ। 3 ਤੁਸੀਂ ਉਸ ਦੁਆਰਾ ਉਨ੍ਹਾਂ ਨੂੰ ਦਿੱਤੀਆਂ ਸਾਰੀਆਂ ਵੱਡੀਆਂ ਆਫ਼ਤਾਂ ਅਤੇ ਜੋ ਮਹਾਨ ਕਰਿਸ਼ਮੇ ਕੀਤੇ, ਵੇਖੇ। 4 ਪਰ ਅੱਜ ਵੀ ਤੁਸੀਂ ਇਹ ਗੱਲ ਨਹੀਂ ਸਮਝਦੇ ਕਿ ਉਥੇ ਕੀ ਵਾਪਰਿਆ ਸੀ। ਯਹੋਵਾਹ ਨੇ ਅਸਲ ਵਿੱਚ ਤੁਹਾਨੂੰ ਉਹ ਕੁਝ ਸਮਝਣ ਨਹੀਂ ਦਿੱਤਾ ਜੋ ਤੁਸੀਂ ਦੇਖਿਆ ਅਤੇ ਸੁਣਿਆ। 5 ਚਾਲੀ ਸਾਲ ਤੱਕ ਮੈਂ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਇਸ ਸਾਰੇ ਸਮੇਂ ਦੌਰਾਨ, ਤੁਹਾਡੇ ਕੱਪੜੇ ਅਤੇ ਜੁੱਤੀਆਂ ਨਹੀਂ ਘਸੀਆਂ। 6 ਤੁਹਾਡੇ ਕੋਲ ਕੋਈ ਭੋਜਨ ਨਹੀਂ ਸੀ ਅਤੇ ਤੁਹਾਡੇ ਕੋਲ ਕੋਈ ਮੈਅ ਨਹੀਂ ਸੀ। ਪਰ ਯਹੋਵਾਹ ਨੇ ਤੁਹਾਡਾ ਧਿਆਨ ਰੱਖਿਆ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਸਮਝ ਸਕੋ ਕਿ ਉਹ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੈ।

7 “ਜਦ ਤੁਸੀਂ ਇਸ ਥਾਂ ਉੱਤੇ ਆ ਗਏ, ਹਸ਼ਬੋਨ ਦਾ ਰਾਜਾ ਸੀਰੋਨ ਅਤੇ ਬਾਸ਼ਾਨ ਦਾ ਰਾਜਾ ਓਗ, ਸਾਡੇ ਖਿਲਾਫ਼ ਲੜਨ ਲਈ ਆਏ, ਪਰ ਅਸੀਂ ਉਨ੍ਹਾਂ ਨੂੰ ਹਰਾ ਦਿੱਤਾ। 8 ਫ਼ੇਰ ਅਸੀਂ ਉਨ੍ਹਾਂ ਦੀ ਧਰਤੀ ਹਾਸਲ ਕਰ ਲਈ ਅਤੇ ਇਸ ਨੂੰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਅਤੇ ਮਨਸ਼ਰ ਦੇ ਅੱਧੇ ਘਰਾਣੇ ਨੂੰ ਦੇ ਦਿੱਤਾ। 9 ਜੇ ਤੁਸੀਂ ਇਕਰਾਰਨਾਮੇ ਦੀਆਂ ਸਾਰੀਆਂ ਸ਼ਰਤਾਂ ਨੂੰ ਮੰਨੋਗੇ, ਤੁਸੀਂ ਆਪਣੇ ਕੀਤੇ ਸਭ ਕੁਝ ਵਿੱਚ ਸਿਆਣੇ ਹੋਵੋਗੇ।

10 “ਅੱਜ, ਤੁਸੀਂ ਸਾਰੇ ਯਹੋਵਾਹ, ਆਪਣੇ ਪਰਮੇਸ਼ੁਰ ਦੇ ਸਨਮੁੱਖ ਖਲੋਤੇ ਹੋ। ਤੁਹਾਡੇ ਸਾਰੇ ਆਗੂ, ਅਧਿਕਾਰੀ, ਬਜ਼ੁਰਗ ਅਤੇ ਇਸਰਾਏਲ ਦੇ ਸਾਰੇ ਆਦਮੀ ਇੱਥੇ ਹਨ। 11 ਤੁਹਾਡੀਆਂ ਪਤਨੀਆਂ ਅਤੇ ਬੱਚੇ ਇੱਥੇ ਹਨ ਅਤੇ ਇਹ ਵਿਦੇਸ਼ੀ ਵੀ ਜਿਹੜੇ ਤੁਹਾਡੇ ਨਾਲ ਰਹਿ ਰਹੇ ਹਨ-ਉਹ ਲੋਕ ਜਿਹੜੇ ਤੁਹਾਡੇ ਲਈ ਲੱਕੜੀਆਂ ਕੱਟਦੇ ਹਨ ਅਤੇ ਪਾਣੀ ਭਰਦੇ ਹਨ। 12 ਤੁਸੀਂ ਸਾਰੇ ਇੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਇੱਕ ਇਕਰਾਰਨਾਮਾ ਕਰਨ ਵਾਲੇ ਹੋ। ਯਹੋਵਾਹ ਇਹ ਇਕਰਾਰਨਾਮਾ ਅੱਜ ਤੁਹਾਡੇ ਨਾਲ ਕਰ ਰਿਹਾ ਹੈ। 13 ਇਸ ਇਕਰਾਰਨਾਮੇ ਰਾਹੀਂ ਯਹੋਵਾਹ ਤੁਹਾਨੂੰ ਆਪਣੇ ਖਾਸ ਲੋਕ ਬਣਾ ਰਿਹਾ ਹੈ। ਅਤੇ ਉਹ ਖੁਦ ਤੁਹਾਡਾ ਪਰਮੇਸ਼ੁਰ ਬਣ ਜਾਵੇਗਾ। ਉਸ ਨੇ ਇਹ ਤੁਹਾਨੂੰ ਦੱਸਿਆ ਸੀ। ਉਸ ਨੇ ਇਹ ਇਕਰਾਰ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ। 14 ਯਹੋਵਾਹ ਇਹ ਇਕਰਾਰਨਾਮਾ, ਆਪਣੇ ਇਕਰਾਰਾਂ ਸਮੇਤ, ਸਿਰਫ਼ ਤੁਹਾਡੇ ਲੋਕਾਂ ਨਾਲ ਨਹੀਂ ਕਰ ਰਿਹਾ। 15 ਉਹ ਇਹ ਇਕਰਾਰਨਾਮਾ ਸਾਡੇ ਸਾਰਿਆਂ ਨਾਲ ਕਰ ਰਿਹਾ ਹੈ ਜਿਹੜੇ ਅੱਜ ਯਹੋਵਾਹ, ਆਪਣੇ ਪਰਮੇਸ਼ੁਰ ਦੇ ਸਨਮੁੱਖ ਖੜ੍ਹੇ ਹਾਂ। ਪਰ ਇਹ ਇਕਰਾਰਨਾਮਾ ਸਾਡੇ ਉੱਤਰਾਧਿਕਾਰੀਆਂ ਨਾਲ ਵੀ ਹੈ ਜਿਹੜੇ ਅੱਜ ਇੱਥੇ ਸਾਡੇ ਨਾਲ

ਨਹੀਂ ਹਨ। 16 ਤੁਹਾਨੂੰ ਯਾਦ ਹੈ ਕਿ ਅਸੀਂ ਮਿਸਰ ਦੀ ਧਰਤੀ ਉੱਤੇ ਕਿਵੇਂ ਰਹਿੰਦੇ ਸਾਂ। ਅਤੇ ਤੁਹਾਨੂੰ ਇਹ ਵੀ ਯਾਦ ਹੈ ਕਿ ਅਸੀਂ ਕਿਵੇਂ ਉਨ੍ਹਾਂ ਦੇਸ਼ਾਂ ਵਿੱਚੋਂ ਲੰਘ ਕੇ ਇੱਥੇ ਆਏ ਹਾਂ। 17 ਤੁਸੀਂ ਉਨ੍ਹਾਂ ਦੀਆਂ ਘਿਰਣਾਯੋਗ ਚੀਜ਼ਾਂ ਦੇਖੀਆਂ-ਉਹ ਬੁੱਤ ਜਿਹੜੇ ਉਨ੍ਹਾਂ ਨੇ ਲੱਕੜ, ਪੱਥਰ, ਚਾਂਦੀ ਅਤੇ ਸੋਨੇ ਤੋਂ ਬਣਾਏ ਹੋਏ ਸਨ। 18 ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਘਰਾਣੇ ਯਹੋਵਾਹ, ਸਾਡੇ ਪਰਮੇਸੁਰ ਤੋਂ ਨਹੀਂ ਮੁੜ ਜਾਵੇਗਾ। ਕਿਸੇ ਨੂੰ ਵੀ ਹੋਰਨਾਂ ਦੇਸ਼ਾਂ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜੜ੍ਹਾਂ ਵਰਗੇ ਹਨ ਜੋ ਕੌੜੇ ਫਲ ਪੈਦਾ ਕਰਦੀਆਂ ਹਨ।

19 “ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖ ਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾਂ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਬੁਰੀਆਂ ਘਟਨਾਵਾਂ ਲਈ ਵੀ ਜ਼ਿੰਮੇਵਾਰ ਹੋਵੇਗਾ। 20-21 ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਬੁਰੀਆਂ ਗੱਲਾਂ ਜਿਹੜੀਆਂ ਇਸ ਧੋਖੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ **ਬਿਵਸਥਾ ਦੀ ਪੇਸ਼ੀ** ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।

22 “ਭਵਿੱਖ ਵਿੱਚ, ਤੁਹਾਡੇ ਉੱਤਰਾਧਿਕਾਰੀ ਅਤੇ ਦੂਰ ਦੁਰਾਡੇ ਦੇ ਦੇਸ਼ਾਂ ਦੇ ਵਿਦੇਸ਼ੀ ਦੇਖਣਗੇ ਕਿ ਇਹ ਧਰਤੀ ਕਿਵੇਂ ਤਬਾਹ ਹੋ ਗਈ ਸੀ। ਉਹ ਉਨ੍ਹਾਂ ਬਿਮਾਰੀਆਂ ਨੂੰ ਦੇਖਣਗੇ ਜਿਹੜੀਆਂ ਯਹੋਵਾਹ ਨੇ ਇੱਥੇ ਭੇਜੀਆਂ ਸਨ। 23 ਸਾਰੀ ਧਰਤੀ ਬੇਕਾਰ ਹੋਵੇਗੀ-ਲੁਣ ਲੱਗੀ ਬਲਦੀ ਹੋਈ ਗੰਧਕ ਨਾਲ ਤਬਾਹ ਹੋਈ ਧਰਤੀ। ਧਰਤੀ ਉੱਤੇ ਕੋਈ ਵੀ ਪੌਦਾ ਨਹੀਂ ਹੋਵੇਗਾ ਇੱਥੇ ਕੁਝ ਵੀ ਨਹੀਂ ਉਗੇਗਾ-ਘਾਹ ਫੁੱਸ ਵੀ ਨਹੀਂ। ਇਸ ਧਰਤੀ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਨ੍ਹਾਂ ਸ਼ਹਿਰਾਂ ਨੂੰ ਯਹੋਵਾਹ ਨੇ ਕਹਿਰਵਾਨ ਹੋ ਕੇ ਤਬਾਹ ਕਰ ਦਿੱਤਾ ਸੀ।

24 “ਹੋਰ ਸਾਰੀਆਂ ਕੌਮਾਂ ਪੁੱਛਣਗੀਆਂ, ‘ਯਹੋਵਾਹ ਨੇ ਇਸ ਧਰਤੀ ਨਾਲ ਅਜਿਹਾ ਕਿਉਂ ਕੀਤਾ? ਉਹ ਇੰਨਾ ਕਹਿਰਵਾਨ ਕਿਉਂ ਸੀ?’ 25 ਜਵਾਬ ਇਹ ਹੋਵੇਗਾ: ‘ਯਹੋਵਾਹ ਇਸ ਲਈ ਗੁੱਸੇ ਵਿੱਚ ਹੈ ਕਿਉਂਕਿ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦਾ ਇੱਕਰਾਰਨਾਮਾ, ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸੁਰ ਦਾ ਇਕਰਾਰਨਾਮਾ ਛੱਡ ਦਿੱਤਾ ਸੀ। ਉਨ੍ਹਾਂ ਨੇ ਉਸ ਇਕਰਾਰਨਾਮੇ ਉੱਪਰ ਚੱਲਣਾ ਛੱਡ ਦਿੱਤਾ ਸੀ ਜਿਹੜਾ ਯਹੋਵਾਹ ਨੇ ਉਨ੍ਹਾਂ ਨਾਲ ਉਦੋਂ ਕੀਤਾ ਸੀ ਜਦੋਂ ਉਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲਿਆਇਆ ਸੀ। 26 ਇਸਰਾਏਲ ਦੇ ਲੋਕਾਂ ਨੇ ਹੋਰਨਾਂ ਦੇਵਤਿਆਂ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਸੀ-ਜਿਨ੍ਹਾਂ ਦੇਵਤਿਆਂ ਦੀ ਉਨ੍ਹਾਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ ਸੀ। ਯਹੋਵਾਹ ਨੇ ਆਪਣੇ ਲੋਕਾਂ ਨੂੰ ਆਖਿਆ ਸੀ ਕਿ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਾ ਕਰਨ। 27 ਇਹੀ ਕਾਰਣ ਹੈ ਕਿ ਯਹੋਵਾਹ ਇਸ ਧਰਤੀ ਦੇ ਲੋਕਾਂ ਉੱਤੇ ਬਹੁਤ ਕਹਿਰਵਾਨ ਹੋ ਗਿਆ ਸੀ। ਇਸ ਲਈ ਉਸ ਨੇ ਉਨ੍ਹਾਂ ਲਈ ਉਹ ਸਾਰੇ ਸਰਾਪ ਲਿਆਏ ਜਿਹੜੇ ਇਸ ਕਿਤਾਬ ਵਿੱਚ ਲਿਖੇ ਹੋਏ ਹਨ। 28 ਯਹੋਵਾਹ ਬਹੁਤ ਗੁੱਸੇ ਅਤੇ ਪਰੇਸ਼ਾਨ ਹੋ ਗਿਆ ਸੀ।

ਇਸ ਲਈ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਬਾਹਰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਕਿਸੇ ਹੋਰ ਧਰਤੀ ਉੱਤੇ ਪਾ ਦਿੱਤਾ ਜਿੱਥੇ ਉਹ ਅੱਜ ਤੀਕ ਹਨ।’

29 “ਕੁਝ ਹੋਰ ਵੀ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਯਹੋਵਾਹ ਸਾਡੇ ਪਰਮੇਸੁਰ ਨੇ ਗੁਪਤ ਰੱਖਿਆ ਹੈ। ਸਿਰਫ਼ ਉਹੀ ਉਨ੍ਹਾਂ ਗੱਲਾਂ ਬਾਰੇ ਜਾਣਦਾ ਹੈ। ਪਰ ਯਹੋਵਾਹ ਨੇ ਸਾਨੂੰ ਕੁਝ ਗੱਲਾਂ ਦੱਸ ਦਿੱਤੀਆਂ ਹਨ। ਅਤੇ ਉਹ ਸਿੱਖਿਆਵਾਂ ਸਾਡੇ ਲਈ ਅਤੇ ਸਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹਨ! ਅਤੇ ਸਾਨੂੰ ਸਾਰਿਆਂ ਨੂੰ ਉਸ ਨੇਮ ਦੇ ਸਾਰੇ ਆਦੇਸ਼ ਮੰਨਣੇ ਚਾਹੀਦੇ ਹਨ।

ਇਸਰਾਏਲੀ ਆਪਣੀ ਧਰਤੀ ਉੱਤੇ ਵਾਪਸ ਪਰਤਨਗੇ

30 1 “ਇਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖੀਆਂ ਹਨ, ਤੁਹਾਡੇ ਨਾਲ ਵਾਪਰਨਗੀਆਂ। ਤੁਸੀਂ ਅਸੀਸਾਂ ਤੋਂ ਚੰਗੀਆਂ ਚੀਜ਼ਾਂ ਪ੍ਰਾਪਤ ਕਰੋਗੇ ਅਤੇ ਸਰਾਪਾਂ ਤੋਂ ਬੁਰੀਆਂ ਚੀਜ਼ਾਂ। ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਦੂਰ ਹੋਰਨਾਂ ਦੇਸ਼ਾਂ ਵਿੱਚ ਭੇਜੇਗਾ ਅਤੇ ਫੇਰ ਤੁਸੀਂ ਆਪਣੇ ਹੋਸ਼ ਵਿੱਚ ਆ ਜਾਵੋਗੇ। 2 ਉਸ ਸਮੇਂ, ਤੁਸੀਂ ਅਤੇ ਤੁਹਾਡੇ ਉੱਤਰਾਧਿਕਾਰੀ ਯਹੋਵਾਹ, ਆਪਣੇ ਪਰਮੇਸੁਰ, ਵੱਲ ਮੁੜ ਆਵੋਗੇ। ਤੁਸੀਂ ਤਨੇ-ਮਨੇ ਅਤੇ ਪੂਰੀ ਤਰ੍ਹਾਂ ਉਸ ਦੇ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੱਤੇ ਹਨ। 3 ਫੇਰ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਡੇ ਉੱਪਰ ਮਿਹਰਬਾਨ ਹੋਵੇਗਾ। ਯਹੋਵਾਹ ਤੁਹਾਨੂੰ ਫੇਰ ਤੋਂ ਆਜ਼ਾਦ ਕਰ ਦੇਵੇਗਾ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਫੇਰ ਵਾਪਸ ਲਿਆਵੇਗਾ ਜਿਨ੍ਹਾਂ ‘ਚ ਉਸ ਨੇ ਉਸ ਨੂੰ ਖਿੱਡਾਇਆ ਸੀ। 4 ਭਾਵੇਂ ਤੁਹਾਨੂੰ ਧਰਤੀ ਦੇ ਦੂਰ ਦੁਰਾਡੇ ਹਿੱਸਿਆਂ ਵੱਲ ਭੇਜਿਆ ਗਿਆ ਸੀ, ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਇਕੱਠਿਆਂ ਕਰੇਗਾ ਅਤੇ ਉੱਥੋਂ ਵਾਪਸ ਲਿਆਵੇਗਾ। 5 ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲਿਆਵੇਗਾ ਜਿਹੜੀ ਤੁਹਾਡੇ ਪੁਰਖਿਆਂ ਕੋਲ ਸੀ, ਅਤੇ ਉਹ ਧਰਤੀ ਤੁਹਾਡੀ ਬਣ ਜਾਵੇਗੀ। ਉਹ ਤੁਹਾਨੂੰ ਅਸੀਸਾਂ ਦੇਵੇਗਾ ਅਤੇ ਤੁਹਾਡੇ ਕੋਲ ਤੁਹਾਡੇ ਪੁਰਖਿਆਂ ਨਾਲੋਂ ਵੀ ਵੱਧ ਹੋਵੇਗਾ। ਤੁਹਾਡੀ ਕੌਮ ਵਿੱਚ ਪਹਿਲਾਂ ਨਾਲੋਂ ਕਿਤੇ ਵੱਧ ਲੋਕ ਹੋਣਗੇ। 6 ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਡੇ ਦਿਲਾਂ ਅਤੇ ਤੁਹਾਡੇ ਬੱਚਿਆਂ ਦੇ ਦਿਲਾਂ ਦੀ ਸੁੰਤਰ ਕਰੇਗਾ। ਫੇਰ ਤੁਸੀਂ ਆਪਣੇ ਯਹੋਵਾਹ ਨੂੰ ਤਰੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ!

7 “ਫੇਰ ਯਹੋਵਾਹ, ਤੁਹਾਡੇ ਪਰਮੇਸੁਰ, ਦੀ ਰਜ਼ਾ ਨਾਲ ਉਹ ਸਾਰੀਆਂ ਬੁਰੀਆਂ ਘਟਨਾਵਾਂ ਤੁਹਾਡੇ ਦੁਸ਼ਮਣਾਂ ਨਾਲ ਵਾਪਰਨਗੀਆਂ। ਕਿਉਂਕਿ ਉਹ ਲੋਕ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਤੁਹਾਨੂੰ ਦੁੱਖ ਦਿੰਦੇ ਹਨ। 8 ਤੁਸੀਂ ਇੱਕ ਵਾਰ ਫੇਰ ਯਹੋਵਾਹ ਦੀ ਅਵਾਜ਼ ਦਾ ਪਾਲਣ ਕਰੋਗੇ। ਤੁਸੀਂ ਉਨ੍ਹਾਂ ਸਾਰੇ ਕੁਕਮਾਂ ਨੂੰ ਮੰਨੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੱਤਾ ਹਾਂ। 9 ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਕਾਮਯਾਬੀ ਦੇਵੇਗਾ। ਉਹ ਤੁਹਾਨੂੰ ਬਹੁਤ ਔਲਾਦ ਦੀ ਅਸੀਸ ਦੇਵੇਗਾ। ਉਹ ਤੁਹਾਡੀਆਂ ਗਾਵਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਦੇ ਬਹੁਤ ਸਾਰੇ ਵੱਡੇ ਹੋਣਗੇ। ਉਹ ਤੁਹਾਡੇ ਖੇਤਾਂ ਨੂੰ ਅਸੀਸ ਦੇਵੇਗਾ-ਉਨ੍ਹਾਂ ਵਿੱਚ ਬਹੁਤ ਚੰਗੀਆਂ ਫ਼ਸਲਾਂ ਹੋਣਗੀਆਂ। ਯਹੋਵਾਹ ਤੁਹਾਡਾ ਭਲਾ ਕਰੇਗਾ। ਯਹੋਵਾਹ ਇੱਕ ਵਾਰ ਫੇਰ ਤੁਹਾਡਾ ਭਲਾ ਕਰਕੇ ਪ੍ਰਸੰਨ ਹੋਵੇਗਾ ਜਿਹਾ ਕਿ ਉਹ ਤੁਹਾਡੇ ਪੁਰਖਿਆਂ ਦਾ ਭਲਾ ਕਰਕੇ ਹੁੰਦਾ ਸੀ। 10 ਪਰ ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਕਰਨ ਲਈ ਕਹਿੰਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦੇ ਆਦੇਸ਼ ਮੰਨੋ ਅਤੇ ਉਨ੍ਹਾਂ ਅਸੂਲਾਂ

ਉੱਤੇ ਚੱਲੇ ਜਿਹੜੇ ਸਿੱਖਿਆਵਾਂ ਦੀ ਇਸ ਪੁਸਤਕ ਵਿੱਚ ਲਿਖੇ ਹੋਏ ਹਨ। ਤੁਹਾਨੂੰ ਯਹੋਵਾਹ, ਆਪਣੇ ਪਰਮੇਸੁਰ, ਦਾ ਹੁਕਮ ਪੂਰੇ ਦਿਲ ਨਾਲ ਅਤੇ ਆਤਮਾ ਨਾਲ ਮੰਨਣਾ ਚਾਹੀਦਾ ਹੈ। ਫ਼ੇਰ ਇਹ ਚੰਗੀਆਂ ਗੱਲਾਂ ਤੁਹਾਡੇ ਨਾਲ ਵਾਪਰਨਗੀਆਂ।

ਜੀਵਨ ਜਾਂ ਮੌਤ

11“ਇਹ ਆਦੇਸ਼ ਜਿਹੜਾ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ ਤੁਹਾਡੇ ਲਈ ਕੋਈ ਬਹੁਤਾ ਔਖਾ ਨਹੀਂ। ਇਹ ਦੂਰ ਦੁਰਾਡਾ ਨਹੀਂ ਹੈ। 12ਇਹ ਆਦੇਸ਼ ਸਵਰਗ ਵਿੱਚ ਨਹੀਂ ਹੈ ਤਾਂ ਜੋ ਤੁਸੀਂ ਇਹ ਆਖ ਸਕੋ, ‘ਸਾਡੇ ਲਈ ਕਿਹੜਾ ਸਵਰਗ ਵਿੱਚ ਜਾਵੇਗਾ ਅਤੇ ਇਸ ਨੂੰ ਸਾਡੇ ਕੋਲ ਲੈ ਕੇ ਆਵੇਗਾ ਤਾਂ ਜੋ ਅਸੀਂ ਇਸ ਨੂੰ ਸੁਣ ਸਕੀਏ ਅਤੇ ਇਸ ਉੱਤੇ ਅਮਲ ਕਰ ਸਕੀਏ।’ 13ਇਹ ਆਦੇਸ਼ ਸਮੁੰਦਰ ਦੇ ਪਰਲੇ ਪਾਸੇ ਵੀ ਨਹੀਂ ਤਾਂ ਜੋ ਅਸੀਂ ਆਖ ਸਕੀਏ, ‘ਇਸ ਨੂੰ ਸਾਡੇ ਤੱਕ ਲਿਆਉਣ ਲਈ ਕਿਹੜਾ ਸਮੁੰਦਰ ਪਾਰ ਜਾਵੇਗਾ ਤਾਂ ਜੋ ਅਸੀਂ ਇਸ ਨੂੰ ਸੁਣ ਸਕੀਏ ਅਤੇ ਅਮਲ ਕਰ ਸਕੀਏ।’ 14ਨਹੀਂ, ਇਹ ਹੁਕਮ ਤਾਂ ਤੁਹਾਡੇ ਬਹੁਤ ਨਜ਼ਦੀਕ ਹੈ। ਇਹ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਦਿਲ ਵਿੱਚ ਹੈ। ਇਸ ਲਈ ਤੁਸੀਂ ਇਸ ਨੂੰ ਮੰਨ ਸਕਦੇ ਹੋ।

15“ਅੱਜ ਮੈਂ ਤੁਹਾਨੂੰ ਜੀਵਨ ਅਤੇ ਮੌਤ ਵਿੱਚਕਾਰ ਅਤੇ ਨੇਕੀ ਅਤੇ ਬਦੀ ਵਿੱਚਕਾਰ ਚੋਣ ਕਰਨ ਦਾ ਮੌਕਾ ਦਿੰਦਾ ਹਾਂ। 16ਅੱਜ ਮੈਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸੁਰ, ਨੂੰ ਪਿਆਰ ਕਰਨ ਦਾ ਅਤੇ ਉਸ ਦੇ ਹੁਕਮਾਂ, ਨਿਆਵਾਂ ਅਤੇ ਬਿਧੀਆਂ ਉੱਤੇ ਚੱਲਣ ਦਾ ਹੁਕਮ ਦਿੰਦਾ ਹਾਂ। ਫ਼ੇਰ ਤੁਸੀਂ ਜੀਵੋਗੇ ਅਤੇ ਗਿਣਤੀ ਵਿੱਚ ਵੱਧ ਜਾਵੋਗੇ। ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਸ ਵਿੱਚ ਤੁਸੀਂ ਦਾਖਲ ਹੋ ਕੇ ਆਪਣੀ ਬਣਾਉਣ ਜਾ ਰਹੇ ਹੋ। 17ਪਰ ਜੇ ਤੁਸੀਂ ਯਹੋਵਾਹ ਤੋਂ ਹਟ ਜਾਵੋਗੇ ਅਤੇ ਉਸ ਦੇ ਬਚਨਾਂ ਨੂੰ ਸੁਣਨ ਤੋਂ ਇਨਕਾਰ ਕਰੋਗੇ, ਜੇ ਤੁਸੀਂ ਹੋਰਨਾ ਦੇਵਿਤਿਆਂ ਦੀ ਉਪਾਸਨਾ ਲਈ ਉਤਸ਼ਾਹਿਤ ਕੀਤੇ ਜਾਂਦੇ ਹੋ, 18ਤਾਂ ਤੁਸੀਂ ਤਬਾਹ ਕੀਤੇ ਜਾਵੋਗੇ। ਮੈਂ ਤੁਹਾਨੂੰ ਚੇਤਾਵਨੀ ਦੇ ਰਿਹਾ ਹਾਂ, ਜੇ ਤੁਸੀਂ ਯਹੋਵਾਹ ਤੋਂ ਮੁੱਖ ਮੋੜੋਗੇ, ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਵਿੱਚ ਬਹੁਤੀ ਦੇਰ ਜੀਉਂਦੇ ਨਹੀਂ ਰਹੋਗੇ ਜਿਸ ਵਿੱਚ ਤੁਸੀਂ ਦਾਖਲ ਹੋ ਕੇ ਆਪਣੀ ਬਣਾਉਣ ਲਈ ਜਾ ਰਹੇ ਹੋ।

19“ਅੱਜ ਮੈਂ ਤੁਹਾਨੂੰ ਦੋ ਰਸਤਿਆਂ ਵਿੱਚ ਇੱਕ ਦੀ ਚੋਣ ਕਰਨ ਦਾ ਮੌਕਾ ਦੇ ਰਿਹਾ ਹਾਂ। ਅਤੇ ਮੈਂ ਧਰਤੀ ਅਤੇ ਆਕਾਸ਼ ਨੂੰ ਤੁਹਾਡੀ ਚੋਣ ਦੇ ਗਵਾਹ ਹੋਣ ਲਈ ਆਖ ਰਿਹਾ ਹਾਂ। ਤੁਸੀਂ ਜਾਂ ਤਾਂ ਜੀਵਨ ਅਤੇ ਜਾਂ ਮੌਤ ਚੁਣ ਸਕਦੇ ਹੋ। ਪਹਿਲੀ ਚੋਣ ਤੁਹਾਡੇ ਲਈ ਅਸੀਸ ਤੇ ਦੁਸਰੀ ਚੋਣ ਸਰਾਪ ਹੋਵੇਗੀ। ਇਸ ਲਈ ਜੀਵਨ ਦੀ ਚੋਣ ਕਰੋ! ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ ਜਿਉਣਗੇ। 20ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸੁਰ, ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਮੰਨੋ। ਉਸ ਨੂੰ ਕਦੇ ਵੀ ਨਾ ਛੱਡੋ! ਕਿਉਂਕਿ ਯਹੋਵਾਹ ਤੁਹਾਡਾ ਜੀਵਨ ਹੈ। ਅਤੇ ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲੰਮੀ ਉਮਰ ਦੇਵੇਗਾ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”

ਯਹੋਸੁਆ ਨਵਾਂ ਆਗੂ ਹੋਵੇਗਾ

31 ਫ਼ੇਰ ਮੂਸਾ ਗਿਆ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਹ ਸ਼ਬਦ ਆਖੇ। 2ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਹੁਣ 120 ਸਾਲ ਦਾ ਹੋ ਗਿਆ ਹਾਂ। ਮੈਂ ਹੁਣ ਹੋਰ ਤੁਹਾਡੀ ਅਗਵਾਈ

ਨਹੀਂ ਕਰ ਸਕਦਾ। ਯਹੋਵਾਹ ਨੇ ਮੈਨੂੰ ਆਖਿਆ ਸੀ: ‘ਤੂੰ ਯਰਦਨ ਨਦੀ ਦੇ ਪਾਰ ਨਹੀਂ ਜਾਵੇਂਗਾ’ 3ਪਰ ਯਹੋਵਾਹ, ਤੁਹਾਡਾ ਪਰਮੇਸੁਰ, ਤੁਸਾਂ ਲੋਕਾਂ ਦੀ ਉਸ ਧਰਤੀ ਵਿੱਚ ਅਗਵਾਈ ਕਰੇਗਾ! ਯਹੋਵਾਹ ਇਨ੍ਹਾਂ ਕੌਮਾਂ ਨੂੰ ਤੁਹਾਡੇ ਲਈ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਦੀ ਧਰਤੀ ਉਨ੍ਹਾਂ ਪਾਸੋਂ ਖੋਹ ਲਵੋਗੇ। ਪਰ ਯਹੋਵਾਹ ਨੇ ਆਖਿਆ ਸੀ ਕਿ ਯਹੋਸੁਆ ਨੂੰ ਤੁਹਾਡੀ ਅਗਵਾਈ ਕਰਨੀ ਚਾਹੀਦੀ ਹੈ।

4“ਯਹੋਵਾਹ ਨੇ ਸੀਹੇਨ ਅਤੇ ਓਗ ਨੂੰ ਤਬਾਹ ਕੀਤਾ। ਯਹੋਵਾਹ ਨੇ ਉਨ੍ਹਾਂ ਅਮੋਰੀ ਗਜਿਆਂ ਨੂੰ ਤਬਾਹ ਕਰ ਦਿੱਤਾ ਅਤੇ ਉਹੀ ਗੱਲ ਇੱਕ ਵਾਰ ਫ਼ੇਰ ਤੁਹਾਡੇ ਲਈ ਕਰੇਗਾ! 5ਯਹੋਵਾਹ ਤੁਹਾਡੀ ਇਨ੍ਹਾਂ ਕੌਮਾਂ ਨੂੰ ਰਹਾਉਣ ਵਿੱਚ ਮਦਦ ਕਰੇਗਾ। ਪਰ ਤੁਹਾਨੂੰ ਉਨ੍ਹਾਂ ਨਾਲ ਹਰ ਉਹੀ ਗੱਲ ਕਰਨੀ ਚਾਹੀਦੀ ਹੈ ਜਿਹੜੀ ਮੈਂ ਤੁਹਾਨੂੰ ਕਰਨ ਲਈ ਆਖੀ ਸੀ। 6ਮਜ਼ਬੂਤ ਅਤੇ ਬਗ਼ਾਦਰ ਬਣੋ। ਉਨ੍ਹਾਂ ਲੋਕਾਂ ਕੋਲੋਂ ਭੈਭੀਤ ਨਾ ਹੋਵੋ! ਕਿਉਂਕਿ ਯਹੋਵਾਹ, ਤੁਹਾਡਾ ਪਰਮੇਸੁਰ, ਤੁਹਾਡੇ ਨਾਲ ਹੈ। ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।”

7ਫ਼ੇਰ ਮੂਸਾ ਨੇ ਯਹੋਸੁਆ ਨੂੰ ਸੱਦਿਆ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਹਨ ਜਦੋਂ ਮੂਸਾ ਨੇ ਯਹੋਸੁਆ ਨੂੰ ਆਖਿਆ, “ਤਕੜਾ ਅਤੇ ਬਗ਼ਾਦਰ ਬਣੀ। ਤੂੰ ਇਨ੍ਹਾਂ ਲੋਕਾਂ ਦੀ ਉਸ ਧਰਤੀ ਵੱਲ ਅਗਵਾਈ ਕਰੇਂਗਾ ਜਿਸ ਦਾ ਯਹੋਵਾਹ ਨੇ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਤੂੰ ਇਨ੍ਹਾਂ ਦੀ ਇਸ ਧਰਤੀ ਨੂੰ ਆਪਣਾ ਬਣਾਉਣ ਵਿੱਚ ਮਦਦ ਕਰੇਂਗਾ। 8ਯਹੋਵਾਹ ਤੇਰੀ ਅਗਵਾਈ ਕਰੇਂਗਾ। ਉਹ ਖੁਦ ਤੇਰੇ ਨਾਲ ਹੈ। ਉਹ ਤੇਨੂੰ ਛੱਡ ਕੇ ਨਹੀਂ ਜਾਵੇਗਾ। ਕੋਈ ਫ਼ਿਕਰ ਨਾ ਕਰੀਂ। ਭੈਭੀਤ ਨਾ ਹੋਵੀ।”

ਮੂਸਾ ਸਿੱਖਿਆਵਾਂ ਲਿਖਦਾ ਹੈ

9ਫ਼ੇਰ ਮੂਸਾ ਨੇ ਬਿਵਸਥਾ ਨੂੰ ਲਿਖ ਕੇ ਲੇਣੀ ਘਰਾਣੇ ਦੇ ਜਾਜਕਾਂ ਨੂੰ ਦੇ ਦਿੱਤੀ। ਉਨ੍ਹਾਂ ਦਾ ਕੰਮ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕਣਾ ਸੀ। ਮੂਸਾ ਨੇ ਇਹ ਬਿਵਸਥਾ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਵੀ ਦਿੱਤੀ। 10ਫ਼ੇਰ ਮੂਸਾ ਨੇ ਆਗੂਆਂ ਨਾਲ ਵੀ ਗੱਲ ਕੀਤੀ। ਉਸ ਨੇ ਆਖਿਆ, “ਹਰ ਸੱਤ ਸਾਲਾਂ ਬਾਦ, ਮੁਕਤੀ ਦੇ ਵਰ੍ਹੇ, ਬਿਵਸਥਾ ਨੂੰ ਡੇਰਿਆਂ ਦੇ ਪਰਬ ਉੱਤੇ ਪੜ੍ਹਿਆ ਜਾਵੇ। 11ਉਸ ਸਮੇਂ, ਇਸਰਾਏਲ ਦੇ ਸਮੂਹ ਲੋਕਾਂ ਨੂੰ ਉਸ ਦੀ ਚੁਣੀ ਹੋਈ ਖਾਸ ਥਾਂ ਉੱਤੇ ਯਹੋਵਾਹ, ਤੁਹਾਡੇ ਪਰਮੇਸੁਰ, ਨੂੰ ਮਿਲਣ ਲਈ, ਆਉਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਇਹ ਬਿਵਸਥਾ ਲੋਕਾਂ ਨੂੰ ਪੜ੍ਹਕੇ ਸੁਣਾਉਣੀ ਚਾਹੀਦੀ ਹੈ। 12ਸਮੂਹ ਲੋਕਾਂ ਨੂੰ ਇਕੱਠਿਆਂ ਕਰੋ-ਆਦਮੀਆਂ, ਔਰਤਾ, ਛੋਟੇ ਬੱਚਿਆਂ ਅਤੇ ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਵਿਦੇਸ਼ੀਆਂ ਨੂੰ। ਉਹ ਬਿਵਸਥਾ ਸੁਣਨਗੇ ਅਤੇ ਉਹ ਯਹੋਵਾਹ, ਤੁਹਾਡੇ ਪਰਮੇਸੁਰ, ਦਾ ਆਦਰ ਕਰਨਾ ਸਿੱਖਣਗੇ। ਫ਼ੇਰ ਉਹ ਬਿਵਸਥਾ ਵਿੱਚ ਦਿੱਤੀਆਂ ਸਾਰੀਆਂ ਗੱਲਾਂ ਕਰਨ ਦੇ ਯੋਗ ਹੋਣਗੇ। 13ਜੇ ਉਨ੍ਹਾਂ ਦੇ ਉੱਤਰਾਧਿਕਾਰੀ ਬਿਵਸਥਾ ਬਾਰੇ ਨਹੀਂ ਜਾਣਦੇ, ਉਹ ਉਨ੍ਹਾਂ ਨੂੰ ਸੁਣਨਗੇ ਅਤੇ ਯਹੋਵਾਹ, ਤੁਹਾਡੇ ਪਰਮੇਸੁਰ, ਦੀ ਇੱਜ਼ਤ ਕਰਨਾ ਸਿੱਖ ਜਾਣਗੇ। ਉਹ ਉਦੋਂ ਤੱਕ ਉਸ ਦੀ ਇੱਜ਼ਤ ਕਰਨਗੇ ਜਦੋਂ ਤੱਕ ਤੁਸੀਂ ਆਪਣੀ ਧਰਤੀ ਉੱਤੇ ਰਹੋਗੇ। ਤੁਸੀਂ ਛੇਤੀ ਹੀ ਯਰਦਨ ਨਦੀ ਦੇ ਪਾਰ ਜਾਵੋਗੇ ਅਤੇ ਉਸ ਧਰਤੀ ਨੂੰ ਆਪਣੀ ਬਣਾ ਲਵੋਗੇ।”

ਯਹੋਵਾਹ ਮੂਸਾ ਅਤੇ ਯਹੋਸੁਆ ਨੂੰ ਸੱਦਦਾ ਹੈ

14ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੇਰੇ ਦੋਹਾਂਤ ਦਾ ਸਮਾ ਨੇੜੇ ਹੈ। ਯਹੋਸੁਆ ਨੂੰ ਲੈ ਕੇ ਅਤੇ ਮੰਡਲੀ ਵਲੋਂ ਤੰਬੂ ਕੋਲ ਆ ਜਾ। ਮੈਂ

ਬਿਵਸਥਾ ਸਾਰ

ਯਹੋਸ਼ੂਆ ਨੂੰ ਦੱਸਾਂਗਾ ਕਿ ਉਸ ਨੇ ਕੀ ਕਰਨਾ ਹੈ।” ਇਸ ਲਈ ਮੂਸਾ ਅਤੇ ਯਹੋਸ਼ੂਆ ਮੰਡਲੀ ਵਾਲੇ ਤੰਬੂ ਵੱਲ ਚਲੇ ਗਏ।

15 ਯਹੋਵਾਹ ਤੰਬੂ ਦੇ ਪ੍ਰਵੇਸ਼ ਉੱਤੇ ਖਲੋਤਿਆ ਹੋਇਆ, ਇੱਕ ਲੰਮੇ ਬੱਦਲ ਦੇ ਰੂਪ ਵਿੱਚ ਤੰਬੂ ਵਿੱਚ ਪ੍ਰਗਟ ਹੋਇਆ। 16 ਯਹੋਵਾਹ ਨੇ ਮੂਸਾ ਨੂੰ ਆਖਿਆ, “ਤੂੰ ਛੇਤੀ ਹੀ ਮਰ ਜਾਵੇਂਗਾ। ਅਤੇ ਜਦੋਂ ਤੂੰ ਆਪਣੇ ਪੁਰਖਿਆਂ ਕੋਲ ਚੱਲਿਆ ਜਾਵੇਂਗਾ ਇਹ ਲੋਕ ਮੇਰੇ ਪ੍ਰਤੀ ਵਫ਼ਾਦਾਰ ਨਹੀਂ ਬਣੇ ਰਹਿਣਗੇ। ਇਹ ਉਸ ਇਕਰਾਰਨਾਮੇ ਨੂੰ ਤੋੜ ਦੇਣਗੇ ਜਿਹੜਾ ਮੈਂ ਇਨ੍ਹਾਂ ਨਾਲ ਕੀਤਾ ਸੀ। ਉਹ ਮੈਨੂੰ ਛੱਡ ਜਾਣਗੇ ਅਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦੇਣਗੇ-ਉਸ ਧਰਤੀ ਦੇ ਬ੍ਰਹਮ ਦੇਵਤਿਆਂ ਦੀ, ਜਿੱਥੇ ਇਹ ਜਾ ਰਹੇ ਹਨ। 17 ਉਸ ਸਮੇਂ ਮੈਂ ਇਨ੍ਹਾਂ ਉੱਪਰ ਬਹੁਤ ਕਰਿਰਵਾਨ ਹੋ ਜਾਵਾਂਗਾ ਅਤੇ ਮੈਂ ਇਨ੍ਹਾਂ ਨੂੰ ਛੱਡ ਦਿਆਂਗਾ। ਮੈਂ ਇਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਾਂਗਾ ਅਤੇ ਇਹ ਤਬਾਹ ਹੋ ਜਾਣਗੇ। ਇਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ ਅਤੇ ਇਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਫ਼ੇਰ ਇਹ ਆਖਣਗੇ, ‘ਮੰਦੀਆਂ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂਕਿ ਸਾਡਾ ਪਰਮੇਸ਼ੁਰ ਸਾਡੇ ਨਾਲ ਨਹੀਂ ਹੈ।’ 18 ਅਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿਆਂਗਾ, ਕਿਉਂਕਿ ਉਨ੍ਹਾਂ ਨੇ ਬੁਰੀਆਂ ਗੱਲਾਂ ਕੀਤੀਆਂ, ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੈ।

19 “ਇਸ ਲਈ ਇਹ ਗੀਤ ਲਿਖ ਲੈ ਅਤੇ ਇਸ ਨੂੰ ਇਸਰਾਏਲ ਦੇ ਲੋਕਾਂ ਨੂੰ ਸਿਖਾ। ਇਹ ਗੀਤ ਇਸਰਾਏਲ ਦੇ ਲੋਕਾਂ ਦੇ ਖਿਲਾਫ਼ ਮੇਰਾ ਗਵਾਹ ਹੋਵੇਗਾ। 20 ਮੈਂ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ ਜਿਹੜੀ ਮੈਂ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ-ਬਹੁਤ ਸਾਰੀਆਂ ਨਿਆਮਤਾਂ ਨਾਲ ਭਰੀ ਹੋਈ ਧਰਤੀ। ਅਤੇ ਉਨ੍ਹਾਂ ਕੋਲ ਖਾਣ ਵਾਲੀ ਹਰ ਚੀਜ਼ ਹੋਵੇਗੀ। ਉਨ੍ਹਾਂ ਦਾ ਜੀਵਨ ਅਮੀਰ ਹੋਵੇਗਾ। ਪਰ ਫ਼ੇਰ ਉਹ ਹੋਰਨਾਂ ਦੇਵਤਿਆਂ ਵੱਲ ਮੁੜ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚਲੇ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚਲੇ ਜਾਣਗੇ ਅਤੇ ਮੇਰਾ ਇਕਰਾਰਨਾਮਾ ਤੋੜ ਦੇਣਗੇ। 21 ਫ਼ੇਰ ਉਨ੍ਹਾਂ ਲਈ ਬਹੁਤ ਸਾਰੀਆਂ ਭਿਆਨਕ ਘਟਨਾਵਾਂ ਵਾਪਰਨਗੀਆਂ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਉਸ ਸਮੇਂ ਉਨ੍ਹਾਂ ਦੇ ਲੋਕ ਹਾਲੇ ਵੀ ਇਹ ਗੀਤ ਜਾਣਦੇ ਹੋਣਗੇ ਅਤੇ ਇਸ ਤੋਂ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਉਹ ਕਿੰਨੇ ਗਲਤ ਹਨ। ਮੈਂ ਹਾਲੇ ਤੱਕ ਉਨ੍ਹਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਕੇ ਗਿਆ। ਜਿਹੜੀ ਮੈਂ ਉਨ੍ਹਾਂ ਨੂੰ ਦੇਣ ਦਾ ਵਾਇਦਾ ਕੀਤਾ ਹੈ। ਪਰ ਮੈਨੂੰ ਪਹਿਲਾ ਹੀ ਪਤਾ ਹੈ ਕਿ ਉਹ ਉੱਥੇ ਕੀ ਕੁਝ ਕਰਨ ਦੀਆਂ ਵਿਉਂਤਾਂ ਬਣਾ ਰਹੇ ਹਨ।”

22 ਇਸ ਲਈ ਉਸ ਦਿਨ, ਮੂਸਾ ਨੇ ਗੀਤ ਲਿਖ ਲਿਆ। ਅਤੇ ਇਹ ਗੀਤ ਇਸਰਾਏਲ ਦੇ ਲੋਕਾਂ ਨੂੰ ਸਿਖਾ ਦਿੱਤਾ।

23 ਫ਼ੇਰ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੂਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਤਕੜਾ ਅਤੇ ਬਹਾਦਰ ਬਣ। ਤੂੰ ਇਸਰਾਏਲ ਦੇ ਲੋਕਾਂ ਦੀ ਉਸ ਧਰਤੀ ਵੱਲ ਅਗਵਾਈ ਕਰੇਂਗਾ ਜਿਸ ਦਾ ਮੈਂ ਉਨ੍ਹਾਂ ਨੂੰ ਇਕਰਾਰ ਕੀਤਾ ਹੈ। ਅਤੇ ਮੈਂ ਤੇਰੇ ਨਾਲ ਹੋਵਾਂਗਾ।”

ਮੂਸਾ ਇਸਰਾਏਲ ਦੇ ਲੋਕਾਂ ਨੂੰ ਚੇਤਾਵਨੀ ਦਿੰਦਾ ਹੈ

24 ਮੂਸਾ ਨੇ ਸਾਰੀਆਂ ਬਿਵਸਥਾ ਨੂੰ ਧਿਆਨ ਨਾਲ ਕਿਤਾਬ ਵਿੱਚ ਲਿਖ ਲਿਆ। ਜਦੋਂ ਉਸ ਨੇ ਕਿਤਾਬ ਮੁਕਾਈ, 25 ਉਸ ਨੇ ਲੋਵੀਆਂ ਨੂੰ ਹੁਕਮ ਦਿੱਤਾ। (ਇਹ ਆਦਮੀ ਯਹੋਵਾਹ ਦੇ ਇਕਰਾਰਨਾਮੇ ਵਾਲਾ

ਸੰਦੂਕ ਚੁੱਕਦੇ ਸਨ।) ਮੂਸਾ ਨੇ ਆਖਿਆ, 26 “ਬਿਵਸਥਾ ਦੀ ਇਹ ਪੇਥੀ ਲਵੋ ਅਤੇ ਇਸ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦਾ ਇਕਰਾਰਨਾਮੇ ਵਾਲਾ ਸੰਦੂਕ ਵਿੱਚ ਰੱਖ ਦਿਉ। ਫ਼ੇਰ ਇਹ ਤੁਹਾਡੇ ਖਿਲਾਫ਼ ਇੱਕ ਗਵਾਹ ਹੋਵੇਗੀ। 27 ਮੈਂ ਜਾਣਦਾ ਹਾਂ ਕਿ ਤੁਸੀਂ ਬਹੁਤ ਜਿੱਦੀ ਹੋ। ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਮਨਚਾਰੇ ਢੰਗ ਨਾਲ ਜਿਉਣਾ ਚਾਹੁੰਦੇ ਹੋ। ਦੇਖੋ, ਜਦੋਂ ਮੈਂ ਤੁਹਾਡੇ ਨਾਲ ਸਾਂ, ਤੁਸੀਂ ਯਹੋਵਾਹ ਦੇ ਹੁਕਮ ਮੰਨਣ ਤੋਂ ਇਨਕਾਰ ਕੀਤਾ। ਇਸ ਲਈ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਦ ਵੀ, ਤੁਸੀਂ ਉਸ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੋਗੇ। 28 ਆਪਣੇ ਪਰਿਵਾਰ-ਸਮੂਹਾਂ ਦੇ ਸਾਰੇ ਅਧਿਕਾਰਿਆਂ ਅਤੇ ਆਗੂਆਂ ਨੂੰ ਇਕੱਠੇ ਕਰੋ। ਮੈਂ ਉਨ੍ਹਾਂ ਨੂੰ ਇਹ ਗੱਲਾਂ ਦੱਸਾਂਗਾ। ਮੈਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇਣ ਲਈ ਧਰਤੀ ਅਤੇ ਅਕਾਸ਼ ਨੂੰ ਸੱਦਾਂਗਾ। 29 ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਦ ਤੁਸੀਂ ਬੁਰੇ ਬਣ ਜਾਵੋਗੇ। ਤੁਸੀਂ ਉਸ ਰਸਤੇ ਤੋਂ ਹਟ ਜਾਵੋਗੇ ਜਿਸ ਉੱਤੇ ਚੱਲਣ ਦਾ ਮੈਂ ਤੁਹਾਨੂੰ ਆਦੇਸ਼ ਦਿੱਤਾ ਸੀ। ਭਵਿੱਖ ਵਿੱਚ ਤੁਹਾਡੇ ਨਾਲ ਬੁਰੀਆਂ ਘਟਨਾਵਾਂ ਵਾਪਰਨਗੀਆਂ। ਕਿਉਂਕਿ ਤੁਸੀਂ ਉਹ ਗੱਲਾਂ ਕਰਨੀਆਂ ਚਾਹੁੰਦੇ ਹੋ ਜਿਨ੍ਹਾਂ ਨੂੰ ਯਹੋਵਾਹ ਬੁਰਾ ਆਖਦਾ ਹੈ। ਤੁਸੀਂ ਉਸ ਨੂੰ ਇਨ੍ਹਾਂ ਬੁਰੇ ਕਾਰਿਆਂ ਕਾਰਣ ਕਰਿਰਵਾਨ ਕਰ ਲਵੋਗੇ।”

ਮੂਸਾ ਦਾ ਗੀਤ

30 ਇਸਰਾਏਲ ਦੇ ਸਮੂਹ ਲੋਕ ਇਕੱਠੇ ਹੋਏ। ਫ਼ੇਰ ਮੂਸਾ ਨੇ ਉਨ੍ਹਾਂ ਲਈ ਇਹ ਗੀਤ ਸ਼ੁਰੂ ਤੋਂ ਲੈ ਕੇ ਅਖੀਰ ਤੱਕ ਗਾਇਆ।

32 1 “ਅਕਾਸ਼ੇ, ਸੁਣੋ ਅਤੇ ਮੈਂ ਬੋਲਾਂਗਾ, ਧਰਤੀਏ, ਸੁਣ ਮੇਰੇ ਮੂੰਹ ਦੇ ਬੋਲਾਂ ਨੂੰ।

- 2 ਮੇਰੀਆਂ ਬਿਵਸਥਾ ਵਰਖਾ ਵਾਂਗ ਉਤਰਨਗੀਆਂ, ਜਿਵੇਂ ਧਰਤੀ ਉੱਤੇ ਧੁੰਦ ਡਿੱਗਦੀ ਹੈ, ਜਿਵੇਂ ਕੋਮਲ ਘਾਹ ਉੱਤੇ ਮੀਂਹ ਪੈਂਦਾ ਹੈ, ਜਿਵੇਂ ਹਰੇ ਪੌਦਿਆਂ ਉੱਤੇ ਮੀਂਹ ਪੈਂਦਾ ਹੈ।
- 3 ਪਰਮੇਸ਼ੁਰ ਦੀ ਉਸਤਤ ਕਰੋ, ਜਿਵੇਂ ਮੈਂ ਯਹੋਵਾਹ ਦੇ ਨਾਮ ਦਾ ਐਲਾਨ ਕਰਦਾ ਹਾਂ।
- 4 ਉਹ ਚਟਾਨ ਹੈ ਉਸ ਦਾ ਕਾਰਜ ਸੰਪੂਰਨ ਹੈ। ਕਿਉਂਕਿ ਉਸ ਦੇ ਧਰਤੀ ਦੇ ਸਾਰੇ ਰਾਹ ਧਰਮੀ ਹਨ ਪਰਮੇਸ਼ੁਰ ਸੱਚਾ ਅਤੇ ਵਫ਼ਾਦਾਰ ਹੈ। ਉਹ ਇਮਾਨਦਾਰ ਅਤੇ ਭਰੋਸੇਯੋਗ ਹੈ।
- 5 ਉਨ੍ਹਾਂ ਨੇ ਉਸ ਨੂੰ ਧੋਖਾ ਦੇ ਦਿੱਤਾ। ਉਹ ਆਪਣੇ ਪਾਪਾਂ ਕਾਰਣ ਹੋਰ ਵਧੇਰੇ ਉਸ ਦੇ ਬੱਚੇ ਨਹੀਂ ਹਨ। ਉਹ ਧੋਖੇਬਾਜ਼ਾਂ ਅਤੇ ਬੁਠੀਆਂ ਦੀ ਇੱਕ ਗੱਠੜੀ ਹਨ।
- 6 ਕੀ ਯਹੋਵਾਹ ਦਾ ਸਿਲਾ ਦੇਣ ਦਾ ਇਹੀ ਤਰੀਕਾ ਹੈ। ਨਹੀਂ! ਤੁਸੀਂ ਮੰਦ ਬੁੱਧੀ ਅਤੇ ਬੇਵਕੂਫ਼ ਲੋਕ ਹੋ। ਯਹੋਵਾਹ ਤੁਹਾਡਾ ਪਿਤਾ ਹੈ। ਉਸ ਨੇ ਤੁਹਾਨੂੰ ਸਾਜਿਆ। ਉਹ ਤੁਹਾਡਾ ਸਿਰਜਣਹਾਰ ਹੈ ਅਤੇ ਉਹ ਤੁਹਾਨੂੰ ਸਹਾਰਾ ਦਿੰਦਾ ਹੈ।
- 7 ਚੇਤੇ ਕਰੋ, ਬਹੁਤ ਸਮਾਂ ਪਹਿਲਾਂ ਕੀ ਵਾਪਰਿਆ ਸੀ। ਉਨ੍ਹਾਂ ਗੱਲਾਂ ਬਾਰੇ ਸੋਚੋ, ਜਿਹੜੀਆਂ ਬਹੁਤ ਵਧੇ ਪਹਿਲਾਂ ਵਾਪਰੀਆਂ ਸਨ। ਆਪਣੇ ਪਿਤਾ ਕੋਲੋਂ ਪੁੱਛੋ: ਉਹ ਤੁਹਾਨੂੰ ਦੱਸੇਗਾ। ਆਪਣੇ ਆਗੂਆਂ ਨੂੰ ਪੁੱਛੋ: ਉਹ ਤੁਹਾਨੂੰ ਦੱਸਣਗੇ।
- 8 ਸਰਬ ਉੱਚ ਪਰਮੇਸ਼ੁਰ ਨੇ ਧਰਤੀ ਦੇ ਲੋਕਾਂ ਨੂੰ ਵੱਖ ਕੀਤਾ ਸੀ ਅਤੇ ਹਰ ਕੌਮ ਨੂੰ ਉਸ ਦੀ ਧਰਤੀ ਦਿੱਤੀ ਸੀ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਸਰਹੱਦਾਂ ਥਾਪੀਆਂ ਸਨ। ਉਸ ਨੇ ਓਨੀਆਂ ਹੀ ਕੌਮਾਂ ਸਾਜੀਆਂ ਸਨ ਜਿੰਨੇ ਕਿ ਇੱਥੇ ਦੂਤ ਹਨ।

- 9 ਯਹੋਵਾਹ ਦਾ ਹਿੱਸਾ ਉਸ ਦੇ ਲੋਕ ਹਨ; ਯਾਕੂਬ ਯਹੋਵਾਹ ਦਾ ਹੈ।
- 10 ਯਹੋਵਾਹ ਨੇ ਯਾਕੂਬ (ਇਸਰਾਏਲ) ਨੂੰ ਇੱਕ ਮਾਰੂਥਲ ਅੰਦਰ, ਇੱਕ ਸੱਖਣੀ ਹਵਾਦਾਰ ਧਰਤੀ ਉੱਤੇ ਲੱਭਿਆ। ਯਹੋਵਾਹ ਨੇ ਯਾਕੂਬ ਦੀ ਰੱਖਿਆ ਕਰਨ ਲਈ ਉਸ ਨੂੰ ਘੇਰ ਲਿਆ ਉਸ ਨੇ ਉਸ ਦੀ ਰੱਖਿਆ ਆਪਣੀ ਅੱਖ ਦੀ ਪੁਤਲੀ ਵਾਂਗ ਕੀਤੀ ਸੀ।
- 11 ਯਹੋਵਾਹ ਇਸਰਾਏਲ ਲਈ, ਉਕਾਬ ਵਾਂਗ ਸੀ। ਉਕਾਬ ਆਪਣੇ ਬੱਚਿਆਂ ਨੂੰ ਉੱਡਣਾ ਸਿਖਾਉਣ ਲਈ ਆਲ੍ਹਣੇ ਵਿੱਚੋਂ ਧੱਕ ਦਿੰਦਾ ਹੈ। ਉਹ ਆਪਣੇ ਬੱਚਿਆਂ ਨਾਲ ਉੱਡਦਾ ਹੈ ਅਤੇ ਉਨ੍ਹਾਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਨੂੰ ਫ਼ੜਨ ਲਈ, ਜਦੋਂ ਵੀ ਉਹ ਡਿੱਗਦੇ ਹਨ ਆਪਣੇ ਖੰਭ ਫ਼ੈਲਾਉਂਦਾ ਹੈ। ਉਨ੍ਹਾਂ ਨੂੰ ਇੱਕ ਸੁਰੱਖਿਅਤ ਥਾਂ ਲੈ ਜਾਣ ਖਾਤਰ ਆਪਣੇ ਖੰਭਾਂ ਨਾਲ ਚੁੱਕ ਲੈਂਦਾ ਹੈ। ਯਹੋਵਾਹ ਵੀ ਇਸੇ ਤਰ੍ਹਾਂ ਦਾ ਹੈ।
- 12 ਇਕੱਲੇ ਯਹੋਵਾਹ ਨੇ ਯਾਕੂਬ ਦੀ ਅਗਵਾਈ ਕੀਤੀ। ਕਿਸੇ ਵੀ ਵਿਦੇਸ਼ੀ ਦੇਵਤੇ ਨੇ ਯਾਕੂਬ ਨੂੰ ਨਹੀਂ ਬਚਾਇਆ।
- 13 ਯਹੋਵਾਹ ਨੇ ਯਾਕੂਬ ਦੀ ਪਹਾੜੀ ਪ੍ਰਦੇਸ਼ ਉੱਤੇ ਕਬਜ਼ਾ ਕਰਨ ਲਈ ਅਗਵਾਈ ਕੀਤੀ। ਉਸ ਨੇ ਉਸ ਨੂੰ ਖੇਤਾਂ ਦੀਆਂ ਫ਼ਸਲਾਂ ਦਿੱਤੀਆਂ। ਉਸ ਨੇ ਚਟਾਨ ਵਿੱਚੋਂ ਸ਼ਹਿਦ, ਸਖਤ ਚਟਾਨ ਵਿੱਚੋਂ ਜੈਤੂਨ ਦੇ ਤੇਲ ਨਾਲ ਉਸਦਾ ਪਾਲਣ-ਪੋਸ਼ਣ ਕੀਤਾ।
- 14 ਵੱਗ ਤੋਂ ਮਖਣ ਨਾਲ, ਇੱਜੜ ਤੋਂ ਦੁੱਧ ਨਾਲ, ਲੇਲਿਆਂ ਅਤੇ ਬੱਕਰੀਆਂ ਤੋਂ ਚਰਬੀ ਨਾਲ, ਬਾਸ਼ਾਨ ਦੇ ਸਭ ਤੋਂ ਵਧੀਆ ਭੇਡੂਆਂ ਨਾਲ ਅਤੇ ਸਭ ਤੋਂ ਵਧੀਆ ਕਣਕ ਨਾਲ। ਤੁਸੀਂ ਅੰਗੂਰਾਂ ਦੇ ਲਾਲ ਰਸ ਤੋਂ ਮੈਅ ਪੀਤੀ।
- 15 ਪਰ ਯਮਸ਼ੂਰ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਫ਼ੜਾਂ ਮਾਰਦਾ ਸੀ। (ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।) ਪਰ ਉਸ ਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਉਸ ਨੂੰ ਸਾਜਿਆ ਅਤੇ ਉਸ ਚਟਾਨ ਕੋਲੋਂ ਭੱਜ ਗਿਆ ਜਿਸ ਨੇ ਉਸ ਨੂੰ ਬਚਾਇਆ ਸੀ।
- 16 ਹੋਰਨਾਂ ਦੇਵਿਤਾਆਂ ਦੀ ਉਪਾਸਨਾ ਕਰਕੇ ਉਨ੍ਹਾਂ ਨੇ ਉਸ ਨੂੰ ਈਰਖਾਲੂ ਬਣਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਭੈੜੇ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਪਰਮੇਸ਼ੁਰ ਨੂੰ ਬਹੁਤ ਗੁੱਸੇ ਕਰ ਦਿੱਤਾ।
- 17 ਉਨ੍ਹਾਂ ਨੇ ਭੁਤਾਂ ਨੂੰ ਬਲੀਆਂ ਚੜ੍ਹਾਈਆਂ ਜੋ ਦੇਵਤੇ ਨਹੀਂ ਸਨ। ਉਹ ਨਵੇਂ ਦੇਵਤੇ ਸਨ ਜਿਨ੍ਹਾਂ ਨੂੰ ਉਹ ਜਾਣਦੇ ਨਹੀਂ ਸਨ, ਜਿਨ੍ਹਾਂ ਬਾਰੇ ਤੁਹਾਡੇ ਪੁਰਖੇ ਵੀ ਨਹੀਂ ਜਾਣਦੇ ਸਨ।
- 18 ਤੁਸੀਂ ਉਸ ਚਟਾਨ ਨੂੰ ਛੱਡ ਦਿੱਤਾ ਜਿਸ ਨੇ ਤੁਸਾਂ ਨੂੰ ਜਨਮ ਦਿੱਤਾ ਸੀ; ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਜਿਸ ਨੇ ਤੁਸਾਂ ਨੂੰ ਜ਼ਿੰਦਗੀ ਦਿੱਤੀ ਸੀ।
- 19 ਯਹੋਵਾਹ ਨੇ ਇਹ ਸਭ ਕੁਝ ਦੇਖਿਆ ਅਤੇ ਬਹੁਤ ਗੁੱਸੇ ਹੋ ਗਿਆ। ਉਸ ਦੇ ਧੀਆਂ ਪੁੱਤਰਾਂ ਨੇ ਉਸ ਨੂੰ ਕਰੋਧਵਾਨ ਕਰ ਦਿੱਤਾ ਸੀ।
- 20 ਇਸੇ ਲਈ ਯਹੋਵਾਹ ਨੇ ਆਖਿਆ ਸੀ, 'ਮੈਂ ਉਨ੍ਹਾਂ ਲੋਕਾਂ ਕੋਲੋਂ ਮੁੜ ਜਾਵਾਂਗਾ ਅਤੇ ਦੇਖਾਂਗਾ ਫ਼ੇਰ ਵੀ ਵਾਪਰਦਾ ਹੈ!

- ਉਹ ਵਿਦ੍ਰੋਹੀ ਹਨ। ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਨ੍ਹਾਂ ਉੱਤੇ ਭਰੋਸਾ ਨਹੀਂ ਕੀਤਾ ਜਾ ਸਕਦਾ!
- 21 ਉਨ੍ਹਾਂ ਨੇ ਮੈਨੂੰ (ਭੁਤਾਂ ਨਾਲ) ਜਿਹੜੇ ਦੇਵਤੇ ਨਹੀਂ ਹਨ, ਈਰਖਾਲੂ ਬਣਾ ਦਿੱਤਾ ਸੀ। ਉਨ੍ਹਾਂ ਨੇ ਮੈਨੂੰ ਉਨ੍ਹਾਂ ਭੁੱਤਾਂ ਨਾਲ ਠਾਰਠਾਰ ਕਰ ਦਿੱਤਾ ਸੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਬਾਰੇ ਈਰਖਾਲੂ ਬਣਾ ਦਿਆਂਗਾ ਜਿਹੜੇ ਸੱਚੀ ਕੌਮ ਨਹੀਂ ਹਨ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨਾਲ ਠਾਰਠਾਰ ਕਰ ਦਿਆਂਗਾ ਜਿਹੜੇ ਮੂਰਖ ਕੌਮ ਹਨ।
- 22 ਮੇਰਾ ਕਹਿਰ ਅੱਗ ਵਾਂਗ ਬਲ ਉੱਠੇਗਾ ਜਿਹੜੀ ਡੂੰਘੀ ਤੋਂ ਡੂੰਘੀ ਕਬਰ^a ਤੀਕ, ਧਰਤੀ ਨੂੰ ਅਤੇ ਇਸ ਦੀ ਸਾਰੀ ਪੈਦਾਵਾਰ ਨੂੰ ਸਾੜਦੀ ਹੋਈ ਪਰਬਤਾਂ ਦੇ ਹੇਠਾਂ ਤੀਕ ਬਲਦੀ ਹੈ!
- 23 ਮੈਂ ਇਸਰਾਏਲੀਆਂ ਉੱਪਰ ਮੁਸੀਬਤਾਂ ਲਿਆਵਾਂਗਾ। ਮੈਂ ਆਪਣੇ ਸਾਰੇ ਤੀਰ ਉਨ੍ਹਾਂ ਉੱਪਰ ਚੱਲਾ ਦਿਆਂਗਾ।
- 24 ਉਹ ਭੁੱਖ ਨਾਲ ਕਮਜ਼ੋਰ ਹੋ ਜਾਣਗੇ। ਭਿਆਨਕ ਬਿਮਾਰੀਆਂ ਉਨ੍ਹਾਂ ਨੂੰ ਤਬਾਹ ਕਰ ਦੇਣਗੀਆਂ। ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰ ਭੇਜ ਦਿਆਂਗਾ ਅਤੇ ਜ਼ਹਿਰੀਲੇ ਸੱਪ ਉਨ੍ਹਾਂ ਨੂੰ ਡੱਸਣਗੇ।
- 25 ਸੜਕਾਂ ਉੱਤੇ ਸਿਪਾਹੀ ਉਨ੍ਹਾਂ ਨੂੰ ਕਤਲ ਕਰਨਗੇ। ਉਨ੍ਹਾਂ ਦੇ ਘਰਾਂ ਅੰਦਰ ਭਿਆਨਕ ਘਟਨਾਵਾਂ ਵਾਪਰਨਗੀਆਂ। ਸਿਪਾਹੀ ਗੱਠਰੂਆਂ ਅਤੇ ਮੁਟਿਆਰਾਂ ਨੂੰ ਮਾਰ ਦੇਣਗੇ। ਉਹ ਜੁਆਕਾਂ ਅਤੇ ਬੁੱਢਿਆਂ ਲੋਕਾਂ ਨੂੰ ਮਾਰ ਦੇਣਗੇ।
- 26 ਮੈਂ ਇਸਰਾਏਲੀਆਂ ਨੂੰ ਤਬਾਹ ਕਰਨ ਬਾਰੇ ਸੋਚਿਆ ਸੀ ਤਾਂ ਜੋ ਲੋਕ ਉਨ੍ਹਾਂ ਬਾਰੇ ਪੂਰੀ ਤਰ੍ਹਾਂ ਭੁੱਲ ਜਾਣ!
- 27 ਪਰ ਮੈਂ ਜਾਣਦਾ ਹਾਂ ਕਿ ਉਨ੍ਹਾਂ ਦੇ ਦੁਸ਼ਮਣ ਕੀ ਆਖਣਗੇ, ਉਹ ਸਮਝਣਗੇ ਨਹੀਂ ਅਤੇ ਰੈਕੜ ਨਾਲ ਆਖਣਗੇ, “ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ! ਅਸੀਂ ਆਪਣੀ ਤਾਕਤ ਨਾਲ ਜਿੱਤ ਗਏ!”
- 28 ਉਹ ਇੱਕ ਮੂਰਖ ਕੌਮ ਹਨ। ਉਹ ਸਮਝਦੇ ਨਹੀਂ।
- 29 ਜੇ ਉਹ ਸਿਆਣੇ ਹੁੰਦੇ, ਉਹ ਸਮਝ ਜਾਂਦੇ। ਉਹ ਜਾਣ ਜਾਂਦੇ ਕਿ ਉਨ੍ਹਾਂ ਨਾਲ ਕੀ ਵਾਪਰੇਗਾ।
- 30 ਕੀ ਇਕੱਲਾ ਬੰਦਾ 1,000 ਬੰਦਿਆਂ ਨੂੰ ਭਜਾ ਸਕਦਾ ਹੈ? ਕੀ ਦੋ ਬੰਦੇ 10,000 ਬੰਦਿਆਂ ਨੂੰ ਭਜਾ ਸਕਦੇ ਹਨ? ਇਹ ਉਦੋਂ ਹੀ ਵਾਪਰੇਗਾ ਜਦੋਂ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦਿਆਂ ਦੁਸ਼ਮਣਾਂ ਨੂੰ ਸੌਂਪ ਦੇਵੇਗਾ ਇਹ ਉਦੋਂ ਹੀ ਵਾਪਰੇਗਾ ਜੇ ਉਨ੍ਹਾਂ ਦੀ ਚੱਟਾਨ (ਪਰਮੇਸ਼ੁਰ) ਉਨ੍ਹਾਂ ਨੂੰ ਗੁਲਾਮਾਂ ਵਾਂਗ ਵੇਚ ਦੇਵੇਗੀ!
- 31 ਸਾਡੇ ਦੁਸ਼ਮਣਾਂ ਦੀ ਚਟਾਨ ਸਾਡੀ ਚਟਾਨ ਵਾਂਗ ਤਕੜੀ ਨਹੀਂ ਹੈ। ਇਹ ਸਾਡੇ ਦੁਸ਼ਮਣ ਵੀ ਜਾਣਦੇ ਹਨ!
- 32 ਉਨ੍ਹਾਂ ਦੀਆਂ ਵੇਲਾਂ ਅਤੇ ਉਨ੍ਹਾਂ ਦੇ ਖੇਤ, ਸਦੂਮ ਅਤੇ ਅਮੂਰਾਹ ਵਾਂਗ ਤਬਾਹ ਹੋ ਜਾਣਗੇ। ਉਨ੍ਹਾਂ ਦੇ ਅੰਗੂਰ ਜ਼ਹਿਰ ਜਿੰਨੇ ਕੌੜੇ ਹਨ।
- 33 ਉਨ੍ਹਾਂ ਦੀ ਮੈਅ ਸੌਂਪ ਦੀ ਜ਼ਹਿਰ ਵਰਗੀ ਹੈ।
- 34 'ਮੈਂ ਉਸ ਸਜ਼ਾ ਨੂੰ ਬਚਾ ਕੇ ਰੱਖ ਰਿਹਾ ਹਾਂ! ਮੈਂ ਇਸ ਨੂੰ ਆਪਣੇ ਖਜ਼ਾਨੇ ਅੰਦਰ ਬੰਦ ਕਰ ਦਿੱਤਾ ਹੈ।

^a 32:22 ਕਬਰ ਅਰਥਾਤ “ਸਿੱਧਿਲ ਜਾਂ ਮੌਤ ਦਾ ਸਥਾਨ।”

- 35 ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਬੁਰੇ ਕਾਰਿਆਂ ਲਈ ਸਜ਼ਾ ਦੇਵਾਂਗਾ। ਪਰ ਮੈਂ ਉਸ ਸਜ਼ਾ ਨੂੰ ਬਚਾ ਕੇ ਰੱਖ ਰਿਹਾ ਹਾਂ। ਜਦੋਂ ਤੱਕ ਕਿ ਉਹ ਫ਼ਿਸਲ ਨਹੀਂ ਜਾਂਦੇ ਅਤੇ ਬੁਰਾ ਨਹੀਂ ਕਰਦੇ। ਉਨ੍ਹਾਂ ਦੀ ਮੁਸੀਬਤ ਦਾ ਸਮਾ ਨੇੜੇ ਹੈ। ਛੇਤੀ ਹੀ ਉਨ੍ਹਾਂ ਨੂੰ ਸਜ਼ਾ ਮਿਲੇਗੀ।’
- 36 ਯਹੋਵਾਹ ਆਪਣੇ ਲੋਕਾਂ ਦਾ ਨਿਆਂ ਕਰੇਗਾ, ਉਹ ਉਸ ਦੇ ਨੌਕਰ ਹਨ; ਅਤੇ ਉਹ ਉਨ੍ਹਾਂ ਉੱਤੇ ਦਿਆਲੂ ਹੋਵੇਗਾ। ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਮੁੱਕ ਚੁੱਕੀ ਹੈ। ਉਹ ਦੇਖੇਗਾ ਕਿ ਗੁਲਾਮ ਅਤੇ ਆਜ਼ਾਦ ਲੋਕ ਦੋਵੇਂ ਬੇਸਹਾਰਾ ਹਨ।
- 37 ਤਦ ਫ਼ੇਰ ਯਹੋਵਾਹ ਆਖੇਗਾ, ‘ਕਿੱਥੇ ਹਨ ਉਨ੍ਹਾਂ ਦੇ ਦੇਵਤੇ? ਕਿੱਥੇ ਹੈ ਉਹ “ਚਟਾਨ”, ਜਿਸ ਵੱਲ ਉਹ ਆਸਰੇ ਲਈ ਮੁੜੇ ਸਨ?’
- 38 ਜਿਨ੍ਹਾਂ ਦੇਵਤਿਆਂ ਨੇ ਉਨ੍ਹਾਂ ਦੀ ਬਲੀ ਦੀ ਚਰਬੀ ਖਾਧੀ, ਅਤੇ ਜਿਨ੍ਹਾਂ ਨੇ ਉਨ੍ਹਾਂ ਦੀਆਂ ਭੇਟਾਂ ਦੀ ਮੈਠ ਪੀਤੀ। ਉਨ੍ਹਾਂ ਦੇਵਤਿਆਂ ਨੂੰ ਉੱਠਣ ਦਿਉ ਅਤੇ ਤੁਹਾਡੀ ਮਦਦ ਕਰਨ ਦਿਉ। ਉਨ੍ਹਾਂ ਨੂੰ ਤੁਹਾਡੀ ਰੱਖਿਆ ਕਰਨ ਦਿਉ।
- 39 ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ! ਇੱਥੇ ਹੋਰ ਕੋਈ ਪਰਮੇਸੁਰ ਨਹੀਂ। ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ। ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ। ਕੋਈ ਵੀ ਕਿਸੇ ਹੋਰ ਬੰਦੇ ਨੂੰ ਮੇਰੇ ਹੱਥ ਨਹੀਂ ਛੁਡਾ ਸਕਦਾ!
- 40 ਮੈਂ ਆਪਣਾ ਹੱਥ ਆਕਾਸ਼ ਵੱਲ ਚੁੱਕਦਾ ਹਾਂ ਅਤੇ ਇਹ ਇਕਰਾਰ ਕਰਦਾ ਹਾਂ। ਅਤੇ ਆਪਣੀ ਜ਼ਿੰਦਗੀ ਦੀ ਸੌਂ ਖਾਂਦਾ ਹਾਂ।
- 41 ਮੈਂ ਆਪਣੀ ਤਲਵਾਰ ਤੇਜ਼ ਕਰਾਂਗਾ ਅਤੇ ਮੈਂ ਇਸ ਨੂੰ ਬਦਲਾ ਲੈਣ ਲਈ ਆਪਣੇ ਦੁਸ਼ਮਣਾਂ ਖਿਲਾਫ਼ ਵਰਤਾਂਗਾ। ਮੈਂ ਉਨ੍ਹਾਂ ਨੂੰ ਸਜ਼ਾ ਦੇਵਾਂਗਾ, ਜਿਸ ਦੇ ਉਹ ਲਾਇਕ ਹਨ।
- 42 ਮੇਰੇ ਦੁਸ਼ਮਣ ਮਾਰੇ ਜਾਣਗੇ ਅਤੇ ਉਹ ਕੋਈ ਬਣਾ ਲਏ ਜਾਣਗੇ, ਮੇਰੇ ਤੀਰ ਉਨ੍ਹਾਂ ਦੇ ਖੂਨ ਨਾਲ ਢੱਕੇ ਹੋਣਗੇ। ਮੇਰੀ ਤਲਵਾਰ ਉਨ੍ਹਾਂ ਦੇ ਫੌਜੀਆਂ ਦੇ ਸਿਰ ਕਲਮ ਕਰ ਦੇਵੇਗੀ।’
- 43 ਸਾਰੀ ਦੁਨੀਆਂ ਨੂੰ, ਪਰਮੇਸੁਰ ਦੇ ਲੋਕਾਂ ਵਾਸਤੇ ਖੁਸ਼ ਹੋਣਾ ਚਾਹੀਦਾ ਹੈ! ਉਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸ ਦੇ ਸੇਵਕਾਂ ਨੂੰ ਕਤਲ ਕਰਦੇ ਹਨ। ਉਹ ਆਪਣੇ ਦੁਸ਼ਮਣਾਂ ਨੂੰ ਸਜ਼ਾ ਦਿੰਦਾ ਹੈ, ਜਿਸ ਦੇ ਉਹ ਲਾਇਕ ਹਨ। ਉਹ ਆਪਣੇ ਲੋਕਾਂ ਲਈ ਅਤੇ ਆਪਣੀ ਧਰਤੀ ਲਈ ਪਰਾਸਚਿਤ ਕਰਦਾ ਹੈ।”

ਮੂਸਾ ਲੋਕਾਂ ਨੂੰ ਆਪਣਾ ਗੀਤ ਸਿਖਾਉਂਦਾ ਹੈ

- 44 ਮੂਸਾ ਅਤੇ ਨੂਨ ਦਾ ਪੁੱਤਰ ਯਹੋਸ਼ੁਆ ਆਏ ਅਤੇ ਇਸਰਾਏਲ ਦੇ ਲੋਕਾਂ ਦੇ ਸੁਣਨ ਲਈ ਉਨ੍ਹਾਂ ਨੇ ਆਪਣੇ ਗੀਤ ਦੇ ਸਾਰੇ ਸ਼ਬਦ ਗਾਏ।
- 45 ਜਦੋਂ ਮੂਸਾ ਸਾਰੇ ਇਸਰਾਏਲ ਨੂੰ ਇਹ ਬਿਵਸਥਾ ਦੱਸ ਰਹਿਆ, 46 ਉਸ ਨੇ ਉਨ੍ਹਾਂ ਨੂੰ ਆਖਿਆ, “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾਂ ਉੱਤੇ ਧਿਆਨ ਦੇਣ ਦਾ ਪੱਕ ਕਰਨਾ ਚਾਹੀਦਾ ਹੈ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ। ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਇਹ ਦੱਸੋ ਕਿ ਉਹ ਇਸ ਕਨੂੰਨ ਵਿੱਚਲੇ ਹੁਕਮਾਂ ਦਾ ਪੂਰੀ ਤਰ੍ਹਾਂ ਪਾਲਨ ਕਰਨ। 47 ਇਹ ਨਾ ਸੋਚੋ ਕਿ ਇਹ ਸਿੱਖਿਆਵਾਂ ਜ਼ਰੂਰੀ ਨਹੀਂ ਹਨ! ਇਹ

ਤੁਹਾਡੀ ਜ਼ਿੰਦਗੀ ਹਨ! ਇਨ੍ਹਾਂ ਸਿੱਖਿਆਵਾਂ ਸਦਕਾ ਤੁਸੀਂ ਯਰਦਨ ਨਦੀ ਦੇ ਪਾਰ ਦੀ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਗੇ ਜਿਸ ਨੂੰ ਤੁਸੀਂ ਲੈਣ ਲਈ ਤਿਆਰ ਹੋ।”

ਨਬੋ ਪਰਬਤ ਉੱਤੇ ਮੂਸਾ

48 ਯਹੋਵਾਹ ਨੇ ਉਸੇ ਦਿਨ ਮੂਸਾ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, 49 “ਅਬਰਾਮ ਪਰਬਤ ਵੱਲ ਜਾ। ਯਰੀਹੋ ਸ਼ਹਿਰ ਦੇ ਸਾਹਮਣੇ ਮੋਆਬ ਦੀ ਧਰਤੀ ਉੱਤੇ ਨਬੋ ਪਰਬਤ ਉੱਤੇ ਜਾਹ। ਫ਼ੇਰ ਤੂੰ ਕਨਾਨ ਦੀ ਉਹ ਧਰਤੀ ਦੇਖ ਸਕੇਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਰਹਿਣ ਲਈ ਦੇ ਰਿਹਾ ਹਾਂ। 50 ਤੇਰਾ ਦੇਹਾਂਤ ਉਸ ਪਰਬਤ ਉੱਤੇ ਹੋਵੇਗਾ। ਤੂੰ ਜਾ ਕੇ ਆਪਣੇ ਲੋਕਾਂ ਵਿੱਚ ਸ਼ਾਮਲ ਹੋ ਜਾਵੇਗਾ, ਜਿਵੇਂ ਤੇਰਾ ਭਰਾ ਹਾਰੂਨ ਹੋਰ ਪਰਬਤ ਉੱਤੇ ਮਰਿਆ ਸੀ। 51 ਕਿਉਂਕਿ ਤੁਸੀਂ ਦੋਹਾਂ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਕਾਦੇਸ਼ ਨੇੜੇ ਮਰੀਬਾਹ ਦੇ ਪਾਣੀਆਂ ਕੰਢੇ ਸੀ। ਇਹ ਥਾਂ ਸੀਨਈ ਦੇ ਮਾਰੂਥਲ ਅੰਦਰ ਸੀ। ਉੱਥੇ, ਇਸਰਾਏਲ ਦੇ ਲੋਕਾਂ ਸਾਹਮਣੇ, ਤੁਸੀਂ ਮੇਰਾ ਆਦਰ ਨਹੀਂ ਕੀਤਾ ਸੀ ਅਤੇ ਇਹ ਨਹੀਂ ਸੀ ਵਿਖਾਇਆ ਕਿ ਮੈਂ ਪਵਿੱਤਰ ਹਾਂ। 52 ਇਸ ਲਈ ਹੁਣ ਜੇ ਤੂੰ ਚਾਹੇ, ਤੂੰ ਉਹ ਧਰਤੀ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇ ਰਿਹਾ ਹਾਂ, ਕੁਝ ਦੂਰੀ ਤੋਂ ਦੇਖ ਸਕਦਾ ਹੈ। ਪਰ ਤੂੰ ਉਸ ਧਰਤੀ ਅੰਦਰ ਜਾ ਨਹੀਂ ਸਕਦਾ।”

ਮੂਸਾ ਦੀ ਲੋਕਾਂ ਨੂੰ ਅਸੀਸ

33 ¹ਇਹ ਉਹ ਅਸੀਸ ਹੈ ਜਿਹੜੀ ਪਰਮੇਸੁਰ ਦੇ ਬੰਦੇ ਮੂਸਾ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ। ²ਮੂਸਾ ਨੇ ਆਖਿਆ,

“ਯਹੋਵਾਹ ਸੀਨਈ ਪਰਬਤ ਤੋਂ ਆਇਆ, ਜਿਵੇਂ ਸਾਡੇ ਉੱਤੇ ਸੇਈਰ ਤੋਂ ਸਵੇਰ ਦੀ ਚਮਕਦੀ ਰੌਸ਼ਨੀ ਆਉਂਦੀ ਹੈ। ਉਹ ਪਾਰਾਨ ਪਰਬਤ ਤੋਂ ਆਉਂਦੀ ਰੌਸ਼ਨੀ ਵਾਂਗ ਚਮਕਿਆ। ਉਹ ਆਪਣੇ ਸੱਜੇ ਹੱਥ ਵਿੱਚ ਭਖਰੀ ਹੋਈ ਰੌਸ਼ਨੀ ਨਾਲ ਦਸ ਰਜ਼ਾਹਾ ਪਵਿੱਤਰ ਰਸਤੀਆਂ ਕੋਲ਼ ਆਇਆ।^a

- 3 ਹਾਂ, ਯਹੋਵਾਹ ਆਪਣੇ ਲੋਕਾਂ ਨੂੰ ਪਿਆਰ ਕਰਦਾ ਹੈ। ਉਸ ਦੇ ਸਾਰੇ ਪਵਿੱਤਰ ਆਦਮੀ ਉਸ ਦੇ ਹੱਥ ਵਿੱਚ ਹਨ। ਯਹੋਵਾਹ ਉਨ੍ਹਾਂ ਨੂੰ ਰਾਹ ਵਿਖਾਉਣ ਵਾਲਾ ਹੈ ਅਤੇ ਉਸ ਦੀਆਂ ਬਿਵਸਥਾ ਸਿੱਖ ਰਹੇ ਹਨ!
- 4 ਮੂਸਾ ਨੇ ਸਾਨੂੰ ਬਿਵਸਥਾ ਦਿੱਤੀ। ਉਹ ਸਾਖੀਆਂ ਯਾਕੂਬ ਦੇ ਲੋਕਾਂ ਲਈ ਹਨ।
- 5 ਇਸ ਸਮੇਂ, ਇਸਰਾਏਲ ਦੇ ਸਾਰੇ ਘਰਾਣੇ ਅਤੇ ਉਨ੍ਹਾਂ ਦੇ ਆਗੂ ਇਕੱਠੇ ਹੋਏ ਹਨ, ਅਤੇ ਯਹੋਵਾਹ ਯਸੂਰੂਨ (ਇਸਰਾਏਲ) ਦਾ ਰਾਜਾ ਬਣ ਗਿਆ।

ਰਉਬੇਨ ਦੀ ਅਸੀਸ

- 6 “ਰਉਬੇਨ ਜੀਵੇ, ਉਹ ਨਾ ਮਰੇ! ਪਰ ਉਸ ਦੇ ਘਰਾਣੇ ਅੰਦਰ ਸਿਰਫ਼ ਥੋੜੇ ਜਿਹੇ ਲੋਕ ਹੋਣ!”

^a 33:2 ਯਹੋਵਾਹ...ਕੋਲ਼ ਆਇਆ ਜਾਂ “ਯਹੋਵਾਹ 10,000 ਪਵਿੱਤਰ ਦੂਤਾਂ ਕੋਲ਼ ਆਇਆ ਜਿੱਥੇ ਉਸ ਦੇ ਮੈਨਿਕ ਉਸ ਦੇ ਸੱਜੇ ਪਾਸੇ ਸਨ।”

ਯਹੂਦਾਹ ਦੀ ਅਸੀਸ

7 ਮੂਸਾ ਨੇ ਯਹੂਦਾਹ ਬਾਰੇ ਇਹ ਗੱਲਾਂ ਆਖੀਆਂ,
“ਹੇ ਯਹੋਵਾਹ, ਯਹੂਦਾਹ ਦੇ ਆਗੂ ਨੂੰ ਸੁਣ ਜਦੋਂ ਉਹ ਸਹਾਇਤਾ ਲਈ ਪੁਕਾਰ ਕਰਦਾ ਹੈ। ਉਸ ਨੂੰ ਉਸ ਦੇ ਆਪਣੇ ਲੋਕਾਂ ਵਿੱਚ ਲੈ ਆ। ਉਸ ਨੂੰ ਤਕੜਾ ਕਰ ਅਤੇ ਆਪਣਿਆਂ ਦੁਸ਼ਮਣਾਂ ਨੂੰ ਹਰਾਉਣ ਵਿੱਚ ਉਸ ਦੀ ਸਹਾਇਤਾ ਕਰ।”

ਲੇਵੀ ਦੀ ਅਸੀਸ

8 ਮੂਸਾ ਨੇ ਇਹ ਗੱਲਾਂ ਲੇਵੀ ਬਾਰੇ ਆਖੀਆਂ,
“ਲੇਵੀ ਤੇਰਾ ਸੱਚਾ ਅਨੁਯਾਈ ਹੈ। ਉਹ ਉਰੀਮ ਅਤੇ ਤੁੰਮੀਮ ਰੱਖਦਾ ਹੈ। ਮੱਸਾਹ ਵਿੱਚ ਤੂੰ ਲੇਵੀ ਦੇ ਲੋਕਾਂ ਨੂੰ ਪਰਖਿਆ ਸੀ। ਮਰੀਬਾਹ^a ਦੇ ਪਾਣੀਆਂ ਵਿਖੇ ਤੂੰ ਸਾਬਤ ਕੀਤਾ ਸੀ ਕਿ ਉਹ ਤੇਰੇ ਹਨ।
9 ਉਨ੍ਹਾਂ ਨੇ ਤੇਰਾ, ਯਹੋਵਾਹ, ਬਹੁਤ ਚੰਗੀ ਤਰ੍ਹਾਂ ਧਿਆਨ ਰੱਖਿਆ, ਆਪਣੇ ਖੁਦ ਦੇ ਪਰਿਵਾਰਾਂ ਨਾਲੋਂ ਵੀ ਚੰਗੀ ਤਰ੍ਹਾਂ। ਉਹ ਆਪਣੇ ਮਾਪਿਆਂ ਨੂੰ ਭੁੱਲ ਗਏ ਅਤੇ ਖੁਦ ਦੇ ਭਰਾਵਾਂ ਨੂੰ ਨਹੀਂ ਪਛਾਣਿਆ। ਉਨ੍ਹਾਂ ਆਪਣੇ ਬੱਚਿਆਂ ਵੱਲ ਧਿਆਨ ਨਹੀਂ ਦਿੱਤਾ। ਪਰ ਉਨ੍ਹਾਂ ਤੇਰੇ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਨ੍ਹਾਂ ਤੇਰੇ ਇਕਰਾਰਨਾਮੇ ਨੂੰ ਰੱਖਿਆ ਸੀ।
10 ਉਹ ਤੁਹਾਡੇ ਯਾਕੂਬ ਨੂੰ ਬਿਧੀਆਂ ਸਿਖਾਉਣਗੇ। ਉਹ ਇਸਰਾਏਲ ਨੂੰ ਤੁਹਾਡੀ ਬਿਧੀ ਸਿੱਖਾਉਣਗੇ। ਉਹ ਤੁਹਾਡੇ ਸਾਹਮਣੇ ਯੂਫ਼ ਧੁਖਾਉਣਗੇ। ਉਹ ਤੁਹਾਡੀ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਉਣਗੇ।
11 ਮੇਰੇ ਯਹੋਵਾਹ, ਲੇਵੀ ਦੀਆਂ ਚੀਜ਼ਾਂ ਨੂੰ ਅਸੀਸ ਦੇ। ਉਸ ਦੀਆਂ ਕੀਤੀਆਂ ਗੱਲਾਂ ਨੂੰ ਪ੍ਰਵਾਨ ਕਰ। ਉਸ ਉੱਪਰ ਹਮਲਾ ਕਰਨ ਵਾਲੇ ਲੋਕਾਂ ਨੂੰ ਤਬਾਹ ਕਰ ਦੇ। ਉਸ ਦੇ ਦੁਸ਼ਮਣ ਨੂੰ ਹਰਾ ਦੇ, ਤਾਂ ਜੋ ਉਹ ਦੁਬਾਰਾ ਹਮਲਾ ਨਾ ਕਰਨ।”

ਬਿਨਯਾਮੀਨ ਦੀ ਅਸੀਸ

12 ਮੂਸਾ ਨੇ ਬਿਨਯਾਮੀਨ ਬਾਰੇ ਇਹ ਆਖਿਆ,
“ਯਹੋਵਾਹ, ਬਿਨਯਾਮੀਨ ਨੂੰ ਪਿਆਰ ਕਰਦਾ ਹੈ। ਬਿਨਯਾਮੀਨ ਉਸ ਦੇ ਨੇੜੇ ਹੋ ਕੇ ਰਹੇਗਾ ਯਹੋਵਾਹ ਹਰ ਸਮੇਂ ਉਸ ਦੀ ਰੱਖਿਆ ਕਰਦਾ ਹੈ। ਅਤੇ ਯਹੋਵਾਹ ਉਸ ਦੀ ਧਰਤੀ ਉੱਤੇ ਰਹੇਗਾ।”^b

ਯੂਸੁਫ਼ ਦੀ ਅਸੀਸ

13 ਮੂਸਾ ਨੇ ਯੂਸੁਫ਼ ਬਾਰੇ ਇਹ ਆਖਿਆ,
“ਸ਼ਾਲਾ ਯਹੋਵਾਹ ਯੂਸੁਫ਼ ਦੀ ਧਰਤੀ ਨੂੰ ਅਸੀਸ ਦੇਵੇ। ਯਹੋਵਾਹ, ਉੱਪਰੋਂ ਆਕਾਸ਼ ਵਿੱਚੋਂ ਮੀਂਹ ਅਤੇ ਹੇਠਾਂ ਧਰਤੀ ਵਿੱਚੋਂ ਪਾਣੀ ਭੇਜੇ।

^a 33:8 ਮੱਸਾਹ...ਮਰੀਬਾਹ ਇਸ ਕਹਾਣੀ ਲਈ ਗਿਣਤੀ 20:1-13 ਵੇਖੋ।

^b 33:12 ਅਤੇ ਯਹੋਵਾਹ ਉਸ ਦੀ ਧਰਤੀ ਉੱਤੇ ਰਹੇਗਾ ਮੂਲ ਅਰਥ, “ਅਤੇ ਉਹ ਉਸ ਦੇ ਮੋਢਿਆਂ ਦਰਮਿਆਨ ਵੱਸੇਗਾ।” ਸੰਭਵਤਾ ਇਸ ਦਾ ਅਰਥ ਹੈ ਕਿ ਯਹੋਵਾਹ ਦਾ ਮੰਦਰ ਯਹੂਸਲਮ ਵਿੱਚ, ਬਿਨਯਾਮੀਨ ਅਤੇ ਯਹੂਦਾਹ ਦੀ ਧਰਤੀ ਦੀ ਸੀਮਾ ਦੇ ਵਿੱਚਕਾਰ ਹੋਵੇਗਾ।

14 ਸੂਰਜ ਉਨ੍ਹਾਂ ਨੂੰ ਚੰਗਾ ਫ਼ਲ ਦੇਵੇ। ਹਰ ਮਹੀਨਾ ਆਪਣਾ ਉੱਤਮ ਫ਼ਲ ਲਿਆਵੇ।
15 ਪ੍ਰਾਚੀਨ ਪਹਾੜੀਆਂ ਅਤੇ ਪੁਰਾਣੇ ਪਰਬਤ ਆਪਣੇ ਸਭ ਤੋਂ ਵੱਧੀਆਂ ਫ਼ਲ ਪੈਦਾ ਕਰਨ।
16 ਧਰਤੀ ਆਪਣਾ ਸਰਬੋਤਮ ਫ਼ਲ ਯੂਸੁਫ਼ ਨੂੰ ਦੇਵੇਗੀ। ਯੂਸੁਫ਼ ਨੇ ਆਪਣੇ ਭਰਾਵਾਂ ਉੱਤੇ ਸ਼ਾਸਨ ਕਰੇ। ਇਸ ਲਈ ਬਲ ਰਹੀ ਝਾੜੀ ਦਾ ਯਹੋਵਾਹ ਯੂਸੁਫ਼ ਨੂੰ ਸਰਬੋਤਮ ਫ਼ਲ ਦੇਵੇ।
17 ਅਫ਼ਰਈਮ ਅਤੇ ਮਨੱਸ਼ਹ ਪਲੋਠੇ ਬਲਦ ਵਾਂਗ ਤੇਜਸਵੀ ਹਨ। ਉਹ ਹੋਰਨਾ ਲੋਕਾਂ ਉੱਤੇ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਧਰਤੀ ਦੇ ਅੰਤ ਤੀਕ ਧੱਕ ਦੇਣਗੇ! ਹਾਂ, ਮਨੱਸ਼ਹ ਕੋਲ ਹਜ਼ਾਰਾਂ ਲੋਕ ਹਨ, ਅਤੇ ਅਫ਼ਰਈਮ ਕੋਲ 10,000 ਹਨ।”

ਜ਼ਬੁਲੁਨ ਅਤੇ ਜਿੱਸਾਕਾਰ ਦੀ ਅਸੀਸ

18 ਮੂਸਾ ਨੇ ਜ਼ਬੁਲੁਨ ਬਾਰੇ ਇਹ ਆਖਿਆ,
“ਜ਼ਬੁਲੁਨ, ਖੁਸ਼ ਹੋ, ਜਦੋਂ ਵੀ ਤੂੰ ਬਾਹਰ ਜਾਵੇਂ। ਜਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ।
19 ਉਹ ਲੋਕਾਂ ਨੂੰ ਆਪਣੇ ਪਰਬਤ ਉੱਤੇ ਸੱਦਣਗੇ। ਉਹ ਸਹੀ ਬਲੀਆਂ ਭੇਟ ਕਰਨਗੇ ਅਤੇ ਸਮੁੰਦਰ ਵਿੱਚੋਂ ਅਮੀਰੀਆਂ ਅਤੇ ਕੰਢਿਆਂ ਤੋਂ ਖਜ਼ਾਨੇ ਕੱਢਣਗੇ।”

ਗਾਦ ਦੀ ਅਸੀਸ

20 ਮੂਸਾ ਨੇ ਗਾਦ ਬਾਰੇ ਇਹ ਆਖਿਆ,
“ਉਸਤਤ ਪਰਮੇਸੁਰ ਦੀ, ਜਿਸ ਨੇ ਗਾਦ ਨੂੰ ਦਿੱਤੀ ਹੋਰ ਧਰਤੀ! ਬੱਬਰ ਸ਼ੇਰ ਵਰਗਾ ਹੈ ਗਾਦ। ਲੇਟਿਆ ਰਹਿੰਦਾ ਹੈ ਉਹ ਅਤੇ ਇੱਤਜ਼ਾਹ ਕਰਦਾ ਹੈ। ਫ਼ੇਰ ਹਮਲਾ ਕਰਦਾ ਹੈ ਉਹ ਅਤੇ ਚੀਰ ਦਿੰਦਾ ਹੈ ਜਾਨਵਰ ਨੂੰ ਫ਼ੀਤੀ-ਫ਼ੀਤੀ।
21 ਚੁਣ ਲੈਂਦਾ ਹੈ ਉਹ ਸਰਬੋਤਮ ਹਿੱਸਾ ਆਪਣੇ ਲਈ ਰੱਖਦਾ ਹੈ ਉਹ ਕਮਾਂਡਰ ਦਾ ਹਿੱਸਾ। ਲੋਕਾਂ ਦੇ ਆਗੂ ਆਉਂਦੇ ਨੇ ਕੋਲ ਉਸ ਦੇ। ਕਰਦਾ ਹੈ ਉਹ ਉਹੀ ਜੋ ਨੇਕ ਹੈ ਯਹੋਵਾਹ ਦੀ ਨਿਗਾਹ ਵਿੱਚ। ਕਰਦਾ ਹੈ ਉਹ ਉਹੀ ਜੋ ਠੀਕ ਹੈ ਇਸਰਾਏਲ ਦੇ ਲੋਕਾਂ ਲਈ।”

ਦਾਨ ਦੀ ਅਸੀਸ

22 ਮੂਸਾ ਨੇ ਦਾਨ ਬਾਰੇ ਇਹ ਆਖਿਆ:
“ਦਾਨ ਸ਼ੇਰ ਦਾ ਬੱਚਾ ਹੈ ਜਿਹੜਾ ਬਾਸ਼ਾਨ ਵਿੱਚੋਂ ਝਪਟਦਾ ਹੈ।”

ਨਫ਼ਤਾਲੀ ਦੀ ਅਸੀਸ

23 ਮੂਸਾ ਨੇ ਨਫ਼ਤਾਲੀ ਬਾਰੇ ਇਹ ਆਖਿਆ:
“ਨਫ਼ਤਾਲੀ, ਤੂੰ ਚੰਗੀਆਂ ਚੀਜ਼ਾਂ ਹਾਸਲ ਕਰੇਗਾ। ਯਹੋਵਾਹ ਸੱਚਮੁੱਚ ਤੈਨੂੰ ਅਸੀਸ ਦੇਵੇਗਾ। ਤੂੰ ਗਲੀਲ ਝੀਲ ਦੇ ਦੱਖਣੀ ਕੰਢੇ ਤੀਕ ਧਰਤੀ ਹਾਸਲ ਕਰੇਗਾ।”

ਆਸ਼ੇਰ ਦੀ ਅਸੀਸ

24 ਮੂਸਾ ਨੇ ਆਸ਼ੇਰ ਦੇ ਬਾਰੇ ਇਹ ਆਖਿਆ,

“ਆਸ਼ੇਰ ਪੁੱਤਰਾਂ ਵਿੱਚੋਂ ਸਭ ਤੋਂ ਸੁਭਾਗਾ ਹੈ। ਉਹ ਆਪਣੇ ਭਰਾਵਾਂ ਦਾ ਪਿਆਰ ਹੋਵੇ, ਅਤੇ ਉਹ ਜ਼ੈਰੂਨ ਦੇ ਤੇਲ ਨਾਲ ਆਪਣੇ ਪੈਰ ਧੋਵੇ।

- 25 ਤੇਰੇ ਦਰਾਂ ਉੱਤੇ ਲੇਹੇ ਅਤੇ ਤਾਂਬੇ ਦੇ ਜਿੰਦਰੇ ਹੋਣਗੇ। ਤੂੰ ਉਮਰ ਭਰ ਲਈ ਤਕੜਾ ਹੋਵੇਂਗਾ।”

ਮੂਸਾ ਪਰਮੇਸੁਰ ਦੀ ਉਸਤਤ ਕਰਦਾ ਹੈ

- 26 “ਕੋਈ ਯਸੂਰੂਨ ਦੇ ਪਰਮੇਸੁਰ ਵਰਗਾ ਨਹੀਂ! ਉਹ ਮਿਹਰਬਾਨ ਹੈ ਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।
- 27 ਸਦੀਵ ਪਰਮੇਸੁਰ ਤੇਰੀ ਸੁਰੱਖਿਆ ਦਾ ਸਥਾਨ ਹੈ। ਉਸ ਦੀ ਸਦੀਵ ਸ਼ਕਤੀ ਤੇਰਾ ਬਚਾਉ ਕਰਦੀ ਹੈ, ਉਹ ਤੇਰੇ ਦੁਸ਼ਮਣਾਂ ਨੂੰ ਇਹ ਆਖਦਿਆਂ ਤੇਰੀ ਧਰਤੀ ਵਿੱਚੋਂ ਕੱਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’
- 28 ਇਸ ਲਈ ਇਸਰਾਏਲ ਸੁਰੱਖਿਅਤ ਰਹੇਗਾ, ਯਾਕੂਬ ਦਾ ਖੂਹ ਸੁਰੱਖਿਅਤ ਹੈ। ਉਹ ਅਨਾਜ ਅਤੇ ਮੈਥ ਵਾਲੀ ਧਰਤੀ ਹਾਸਲ ਕਰਨਗੇ। ਅਤੇ ਉਸ ਧਰਤੀ ਉੱਤੇ ਕਾਫ਼ੀ ਵਰਖਾ ਹੋਵੇਗੀ।
- 29 ਇਸਰਾਏਲ, ਤੂੰ ਸੁਭਾਗਾ ਹੈ। ਕੋਈ ਹੋਰ ਦੇਸ ਤੇਰੇ ਜਿਹਾ ਨਹੀਂ। ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ। ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ। ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ। ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇ ਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।”

ਮੂਸਾ ਦਾ ਦੇਹਾਂਤ

34 ਮੂਸਾ ਨਬੋ ਪਰਬਤ ਉੱਪਰ ਚੜ੍ਹ ਗਿਆ। ਮੂਸਾ ਮੋਆਬ ਦੀ ਯਰਦਨ ਨਦੀ ਤੋਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਚਲ ਗਿਆ। ਇਹ ਥਾਂ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ। ਯਹੋਵਾਹ ਨੇ ਮੂਸਾ ਨੂੰ ਗਿਲਆਦ ਤੋਂ ਦਾਨ ਤੱਕ ਦੀ ਸਾਰੀ ਧਰਤੀ ਦਿਖਾਈ। **2**ਯਹੋਵਾਹ ਨੂੰ ਉਸ ਨੂੰ ਨਫ਼ਤਾਲੀ, ਅਫ਼ਰਈਮ ਅਤੇ ਮਨੱਸ਼ਰ ਦੀ ਸਾਰੀ ਧਰਤੀ ਦਿਖਾਈ। ਉਸ ਨੇ ਉਸ ਨੂੰ ਭੂ-ਮੱਧ ਸਾਗਰ ਤੱਕ ਦੀ ਯਹੂਦਾਹ ਦੀ ਸਾਰੀ ਧਰਤੀ ਦਿਖਾਈ। **3**ਯਹੋਵਾਹ

ਨੇ ਮੂਸਾ ਨੂੰ ਨੇਗੇਵ ਅਤੇ ਉਹ ਵਾਦੀ ਦਿਖਾਈ ਜਿਹੜੀ ਸੋਆਰ ਤੋਂ ਯਰੀਹੋ ਨੂੰ ਪਾਮ ਦੇ ਰੁੱਖਾਂ ਵਾਲੇ ਸ਼ਹਿਰ ਵੱਲ ਜਾਂਦੀ ਹੈ। **4**ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹੀ ਉਹ ਧਰਤੀ ਹੈ ਜਿਸ ਦਾ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਮੈਂ ਇਹ ਧਰਤੀ ਤੁਹਾਡੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਮੈਂ ਤੈਨੂੰ ਇਹ ਧਰਤੀ ਦਿਖਾ ਦਿੱਤੀ ਹੈ, ਪਰ ਤੂੰ ਉਥੇ ਜਾ ਨਹੀਂ ਸਕਦਾ।’”

5ਫ਼ੇਰ ਮੂਸਾ, ਯਹੋਵਾਹ ਦਾ ਸੇਵਕ ਉਥੇ ਮੋਆਬ ਦੀ ਧਰਤੀ ਉੱਤੇ ਮਰ ਗਿਆ। ਯਹੋਵਾਹ ਨੇ ਮੂਸਾ ਨੂੰ ਦੱਸਿਆ ਸੀ ਕਿ ਇਹ ਗੱਲ ਵਾਪਰੇਗੀ। **6**ਯਹੋਵਾਹ ਨੇ ਮੂਸਾ ਨੂੰ ਮੋਆਬ ਵਿੱਚ ਦਫ਼ਨ ਕਰ ਦਿੱਤਾ। ਇਹ ਥਾਂ ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਅੰਦਰ ਸੀ। ਪਰ ਅੱਜ ਤੱਕ ਵੀ ਕੋਈ ਬੰਦਾ ਇਹ ਨਹੀਂ ਜਾਣਦਾ ਕਿ ਮੂਸਾ ਦੀ ਕਬਰ ਠੀਕ ਕਿਹੜੇ ਥਾਵੇਂ ਹੈ। **7**ਮੂਸਾ ਜਦੋਂ ਮਰਿਆ, ਉਹ 120 ਵਰ੍ਹਿਆਂ ਦਾ ਸੀ। ਉਹ ਪਹਿਲਾਂ ਵਾਂਗ ਹੀ ਤਕੜਾ ਸੀ ਅਤੇ ਉਸ ਦੀਆਂ ਅੱਖਾਂ ਦੀ ਦ੍ਰਿਸ਼ਟੀ ਚੰਗੀ ਸੀ। **8**ਇਸਰਾਏਲ ਦੇ ਲੋਕਾਂ ਨੇ 30 ਦਿਨ ਤੱਕ ਮੂਸਾ ਦਾ ਸੋਗ ਮਨਾਇਆ। ਉਹ ਸੋਗ ਦਾ ਸਮਾਂ ਖਤਮ ਹੋਣ ਤੱਕ ਮੋਆਬ ਵਿੱਚ ਯਰਦਨ ਵਾਦੀ ਵਿੱਚ ਹੀ ਰਹੇ।

ਯਹੋਸੁਆ ਨਵਾਂ ਆਗੂ ਬਣਦਾ ਹੈ

9ਮੂਸਾ ਨੇ ਆਪਣੇ ਹੱਥ ਯਹੋਸੁਆ ਉੱਤੇ ਰੱਖੇ ਸਨ। ਫ਼ੇਰ ਯਹੋਸੁਆ ਨੂਨ ਦਾ ਪੁੱਤਰ ਸਿਆਣਪ ਨਾਲ ਭਰ ਗਿਆ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸੁਆ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਬਾਬੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

10ਇਸਰਾਏਲ ਦੇ ਨਬੀਆਂ ਵਿੱਚੋਂ ਹੋਰ ਕੋਈ ਵੀ ਮੂਸਾ ਵਰਗਾ ਨਹੀਂ ਸੀ: ਯਹੋਵਾਹ ਮੂਸਾ ਨੂੰ ਸਨਮੁਖੀ ਜਾਣਦਾ ਸੀ। **11**ਯਹੋਵਾਹ ਨੇ ਮੂਸਾ ਨੂੰ ਮਿਸਰ ਦੀ ਧਰਤੀ ਵਿੱਚ ਸ਼ਕਤੀਸ਼ਾਲੀ ਚਮਤਕਾਰ ਕਰਨ ਲਈ ਭੇਜਿਆ ਸੀ। ਫ਼ਿਰਉਨ, ਉਸ ਦੇ ਸਾਰੇ ਅਧਿਕਾਰੀਆਂ ਅਤੇ ਮਿਸਰ ਦੇ ਸਮੂਹ ਲੋਕਾਂ ਨੇ ਉਹ ਚਮਤਕਾਰ ਦੇਖੇ। **12**ਕਿਸੇ ਵੀ ਹੋਰ ਨਬੀ ਨੇ ਕਦੇ ਵੀ ਉਹ ਸਾਰੀਆਂ ਮਹਾਨ ਅਤੇ ਹੈਰਾਨਕੁੰਨ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੂਸਾ ਨੇ ਕੀਤੀਆਂ। ਇਸਰਾਏਲ ਦੇ ਸਮੂਹ ਲੋਕਾਂ ਨੇ ਉਹ ਸਾਰੀਆਂ ਗੱਲਾਂ ਦੇਖੀਆਂ ਜੋ ਮੂਸਾ ਨੇ ਕੀਤੀਆਂ।



ਨੋਟਸ
